

ਪੰਜਾਬ-ਹਰਿਆਣਾ ਤੇ ਕਸ਼ਮੀਰ

ਪੰਜਾਬ ਦੀ ਕੋਈ ਪੱਕੀ ਹੱਦ ਨਿਸਚਿਤ ਨਹੀਂ ਰਹੀ। ਜਿਸ ਰਾਜ ਨੂੰ ਅਸੀਂ ਅੱਜ ਪੰਜਾਬ ਆਖਦੇ ਹਾਂ ਇਹ 1967 ਵਿਚ ਹੋਂਦ ਵਿਚ ਆਇਆ। 1947 ਤੋਂ ਪਹਿਲਾ ਪੰਜਾਬ ਕੰਧਾਰ ਤੋਂ ਲੈ ਕੇ ਦਿਲੀ ਤੱਕ ਅਖਵਾਉਂਦਾ ਸੀ। ਜਿਸ ਵਿਚ ਇਹ ਤਿੰਨ ਰਾਜ ਆ ਜਾਂਦੇ ਸਨ। ਭਗਵਾਨ ਮਹਾਵੀਰ ਸਮੇਂ ਇਹ ਹਿੱਸੇ ਛੋਟੇ 2 ਭਾਗਾਂ ਵਿਚ ਵੰਡੇ ਸਨ। ਜਿਨ੍ਹਾਂ ਦੇ ਨਾਂ ਕੂਰੁ ਸਿੰਧੂ ਸੇਵੀਰ, ਮਿਲਦੇ ਹਨ। ਭਗਵਾਨ ਮਹਾਵੀਰ ਨੇ ਕੂਰੁ ਦੇ ਰਾਜਾ ਸ਼ਿਵ ਅਤੇ ਸਿੰਧੂ ਵਿਚ ਪ੍ਰਾਂਤ ਦੇ ਰਾਜੇ ਉਦੇਯਨ ਨੂੰ ਸਾਧੂ ਬਣਾਇਆ ਸੀ। ਉਦੇਯਨ ਦਾ ਪੇਰਿਵਾਰ ਜੈਨ ਸ਼ਾਸਤਰਾਂ ਦਾ ਬਹੁਤ ਜਾਨਕਾਰ ਸੀ। ਉਸ ਦੀ ਭੈਣ ਜੈਅੰਤੀ ਨੇ ਮਹਾਵੀਰ ਤੋਂ ਅਨੇਕਾਂ ਪ੍ਰਸ਼ਨ ਪੁੱਛੇ ਸਨ ਜੋ ਅਜ ਵੀ ਭਗਵਤੀ ਸੁਤਰ ਵਿਚ ਦਰਜ ਹਨ। ਪੰਜਾਬ ਵੇਦ, ਪੁਰਾਣਾ, ਮਹਾਂਭਾਰਤ, ਅਤੇ ਰਮਾਇਣ ਦੀ ਜਨਮ ਸਥਾਲੀ ਹੈ। ਇਨ੍ਹਾਂ ਸਭ ਗ੍ਰੰਥਾਂ ਵਿਚ ਜੈਨ ਧਰਮ ਵਾਰੇ ਕਾਫ਼ੀ ਸਾਮਗਰੀ ਮਿਲਦੀ ਹੈ। ਇਹ ਇਕ ਰਾਜ ਸਰਹੱਦੀ ਹੈ। ਵਿਦੇਸ਼ੀਆਂ ਨੇ ਜੈਨ ਕਲਾ ਕੇਂਦਰਾਂ ਨੂੰ ਹਮਲਿਆਂ ਦਾ ਸ਼ਿਕਾਰ ਬਣਾਇਆ। ਪਰ ਅਜਿਹਾ ਕਦੇ ਮੌਕਾ ਨਹੀਂ ਆਇਆ, ਜਦੋਂ ਜੈਨ ਧਰਮ ਇਥੋਂ ਲੋਪ ਹੋਇਆ ਹੋਵੇ। ਭਗਵਾਨ ਰਿਸ਼ਵ ਦੇਵ ਦੇ ਪੁਤਰ ਬਾਹੁਵਲੀ ਨੇ ਗੰਧਾਰ ਦੀ ਰਾਜਧਾਨੀ ਤਕਸ਼ਿਲਾ ਬਣਾਈ। ਉਨ੍ਹਾਂ ਦੀ ਤਪੋ ਭੂਮੀ ਪੰਜਾਬ ਰਿਹਾ। ਭਗਵਾਨ ਮਹਾਵੀਰ ਵੀ ਆਪਣੀ ਤਪਸਿਆ ਸਮੇਂ ਬਾਨੇਸ਼ਵਰ, ਸਿਆਲਕੋਟ ਦੇ ਇਲਾਕੇ ਵਿਚ ਘੁੰਮੇ। ਕੇਵਲ ਗਿਆਨ ਹੋਣ ਉਪਰੰਤ ਆਪਣੇ ਰੋਹਤਕ, ਮੋਗਾ, ਭੇਰਾ ਵਿਚ ਰਟਨ ਕੀਤਾ। ਭਗਵਾਨ ਮਹਾਵੀਰ ਦੇ ਹਜ਼ਾਰਾਂ ਸਾਧੂ-ਸਾਧਵੀ ਇਨ੍ਹਾਂ ਰਾਜਾਂ ਵਿਚ ਘੁੰਮੇ। ਸਿੰਧ-ਪੰਜਾਬ ਇਲਾਕੇ ਵਿਚ ਭਗਵਾਨ ਪਾਰਸ ਨਾਥ ਦੇ ਸਾਧੂ ਵੀ ਘੁੰਮਦੇ ਰਹੇ ਹਨ ਅਜਿਹਾ ਕੁਰਸੀ ਨਾਮਿਆ ਤੋਂ ਪਤਾ ਲਗਦਾ ਹੈ। ਮੱਧਕਾਲ ਵਿਚ ਲਾਹੌਰ, ਕਸੂਰ, ਮੁਲਤਾਨ, ਦਿਲੀ, ਮੱਧ ਪੰਜਾਬ, ਤੋਸ਼ਾਮ ਦਾ ਇਲਾਕਾ ਜੈਨ ਅਬਾਦੀਆ ਦਾ ਪ੍ਰਮੁਖ ਕੇਂਦਰ ਸੀ। ਇਥੋਂ ਦੀ ਅਗਰਵਾਲ ਜਾਤ ਨੇ ਜੈਨ ਧਰਮ ਨੂੰ ਤੀਜੀ ਸਦੀ ਵਿਚ ਗ੍ਰਹਿਣ ਕਰ ਲਿਆ ਸੀ। ਮੁਗੱਲ ਕਾਲ ਵਿਚ ਜਿਨ ਪ੍ਰਭਵ ਸੂਰੀ, ਹੀਰਾ ਵਿਜੇ ਅਤੇ ਜਿਨ ਚੰਦਰ ਜਿਹੇ ਅਚਾਰਿਆ ਪੰਜਾਬ ਵਿਚ ਘੁੰਮੇ।

ਇਨ੍ਹਾਂ ਰਾਜਾਂ ਵਿਚ ਉਤਰ ਪ੍ਰਦੇਸ਼, ਗੁਜਰਾਤ, ਮਹਾਂਰਾਸ਼ਟਰ, ਰਾਜਸਥਾਨ ਦੇ ਸਾਧੂ ਤੇ ਪ੍ਰੁਜ਼ ਧਰਮ ਪ੍ਰਚਾਰ ਕਰਦੇ ਰਹੇ। ਮੁਗਲ ਕਾਲ ਵਿਚ ਸਥਾਨਕਵਾਸੀ ਫਿਰਕਾ ਇਥੇ ਦਾ ਪ੍ਰਮੁਖ ਫਿਰਕਾ ਹੋ ਗਿਆ। ਪਰ ਹਣ ਪੰਜਾਬ ਵਿਚ ਹਰ ਫਿਰਕੇ ਦੇ ਜੈਨ ਪ੍ਰਚਾਰ ਕੇਂਦਰ, ਗ੍ਰੰਥ ਭੰਡਾਰ ਤੇ ਸਾਧੂ ਮਿਲਦੇ ਹਨ। ਪੰਜਾਬ ਦੇ ਰਾਜਿਆਂ ਨੇ ਜੈਨ ਸਾਧੂ, ਪੂਜਾ ਨੂੰ ਬਹੁਤ ਸਨਮਾਨ ਦਿਤਾ। ਮੇਘ ਵਿਨੋਦ, ਮੇਘ ਵਿਲਾਸ ਜੇਹੇ ਅਨੇਕਾਂ ਹਿਕਮੱਤ ਦੇ ਗ੍ਰੰਥ ਪੰਜਾਬ ਵਿਚ ਜੈਨਮੁਨੀਆਂ ਨੇ ਲਿਖੇ।

ਅੱਜ ਵੀ ਸ਼ਵੇਤਾਵਰ ਸਥਾਨਕਵਾਸੀ ਮੁਨੀਆਂ ਵਿਚ ਜਿਆਦਾ ਸਾਧੂ-ਸਾਧਵੀ ਪੰਜਾਬ ਨਾਲ ਸਬੰਧਿਤ ਹਨ। ਇਥੇ ਜੈਨੀਆਂ ਦਾ ਕਿਸੇ ਨਾਲ ਟਕਰਾ ਨਹੀਂ ਰਿਹਾ। ਹੁਣ

ਵੀ ਪੰਜਾਬ ਵਿਚ ਜਿਆਦਾ ਗਿਣਤੀ ਸ਼ਵੇਤਾਵਰ ਸਬਾਨਕਵਾਸੀ ਫਿਰਕੇ ਦੀ ਹੈ । 50 ਸਾਲ ਪਹਿਲਾ ਤੇਰਾਂਪ੍ਰਬੀ ਜੈਨ ਫਿਰਕੇ ਦਾ ਪੰਜਾਬ ਵਿਚ ਅਗਮਨ ਹੋਇਆ । ਪੰਜਾਬ ਨੇ ਜੈਨ ਧਰਮ ਨੂੰ ਅਚਾਰਿਆਂ ਅਮਰ ਸਿੰਘ, ਅਚਾਰਿਆ ਆਤਮਨੰਦ, ਅਚਾਰਿਆ ਆਤਮਾਰਾਮ, ਪੂਜਨੰਦ ਲਾਲ, ਪੂਜ ਰੂਪ ਚੰਦ ਜੀ, ਜਿਹੇ ਵਿਦਵਾਨ ਅਚਾਰਿਆ ਪ੍ਰਦਾਨ ਕੀਤੇ ਹਨ । ਪੰਜਾਬ ਵਿਚ ਅਠਵੀਂ ਸਦੀ ਤਕ ਦੇ ਜੈਨ ਧਰਮ ਦੇ ਪੁਰਾਤਤਵ ਚਿਨ ਮਿਲਦੇ ਹਨ ।

ਵਰਤਮਾਨ ਕਾਲ ਵਿਚ ਉਪਾਧਿਆ ਅਮਰਮੁਨੀ ਜੀ, ਸ੍ਰੀ ਵਿਮਲ ਮੁਨੀ ਜੀ, ਸ੍ਰੀ ਚੰਦਨ ਮੁਨੀ ਜੀ, ਉਪਾਧਿਆ ਸ੍ਰੀ ਫੁਲ ਚੰਦ ਜੀ ਸ੍ਰਮਣ, ਭੰਡਾਰੀ ਪੱਦਮ ਚੰਦ ਜੀ, ਤਪਸਵੀ ਫਕੀਰ ਚੰਦ ਸ੍ਰੀ ਧੰਨ ਰਾਜ, ਪੂਜ ਲਾਲ ਚੰਦ (ਅੰਬਾਲਾ), ਅਰਹਤਸਿੰਘ ਅਚਾਰਿਆ ਸੁਸੀਲ ਕੁਮਾਰ ਜੀ, ਚੰਦਨਮੁਨੀ, ਪ੍ਰਸਿਧ ਪੰਜਾਬੀ ਜੈਨ ਲੇਖਿਕਾ ਸਾਧਵੀ ਸ੍ਰੀ ਸੁਵਰਨਕਾਂਤਾ ਜੀ ਮਹਾਰਾਜ ਦਾ ਸੰਭਧ ਵੀ ਪੰਜਾਬ ਨਾਲ ਹੈ । ਇਹ ਸਾਧੂ ਲੇਖਕ, ਕਵੀ ਅਤੇ ਵਿਦਵਾਨ ਹਨ । ਪੂਜ ਖਜਾਨ ਚੰਦ ਜੀ ਅਤੇ ਅਚਾਰਿਆ ਸ੍ਰੀ ਵਿਜੈ ਬਲਭ ਨੇ ਪੰਜਾਬ ਵਿਚ ਸਿਖਿਆ ਸੰਸਥਾਵਾਂ ਦਾ ਜਾਲ ਵਿੱਛਾ ਦਿਤਾ ਹੈ । ਅਚਾਰਿਆ ਆਤਮਾ ਨੰਦ ਜੀ ਨੇ ਬਲੋਚਿਸਤਾਨ ਸਿੰਘ ਪੁਰਾਤਨ ਪੰਜਾਬ ਅਨੇਕਾਂ ਨਵੇਂ ਮੰਦਰ ਪ੍ਰੇਰਣਾ ਦੇ ਕੇ ਬਨਵਾਏ । ਇਨ੍ਹਾਂ ਸੱਤਰਾਂ ਦੇ ਲੇਖਕ ਦਾ ਸਬੰਧ ਵੀ ਪੰਜਾਬ ਨਾਲ ਹੈ ਜਿਨ੍ਹਾਂ ਪਹਿਲੀ ਵਾਰ ਸਾਧਵੀ ਸ੍ਰੀ ਸੁਵਰਨ ਕਾਂਤਾ ਜੀ ਦੀ ਪ੍ਰੇਰਣਾ ਨਾਲ ਪੰਜਾਬੀ ਭਾਸ਼ਾ ਵਿਚ 40 ਪੁਸਤਕਾਂ ਪਹਿਲੀ ਵਾਰ ਲਿਖੀਆ ਹਨ । ਇਹ ਜੈਨ ਗ੍ਰੰਥ ਅਨੁਵਾਦ, ਸੰਪਾਦਕ, ਲੇਖਨ, ਕਹਾਣੀ ਲੇਖਣ, ਇਤਿਹਾਸ ਨਾਲ ਸਬੰਧਿਤ ਹਨ ।

ਦਖਣ ਭਾਰਤ ਵਿਚ ਜੈਨ ਧਰਮ :

ਭਗਵਾਨ ਮਹਾਂਵੀਰ ਦੇ ਨਿਰਵਾਨ ਤੋਂ ਤਕਰੀਬਨ 500 ਸਾਲ ਬਾਅਦ ਜੈਨੀਆ ਦੇ ਦੋ ਫਿਰਕੇ ਸ਼ਵੇਤਾਵਰ ਤੇ ਦਿਗੰਵਰ ਹੋ ਗਏ । ਸ਼ਵੇਤਾਵਰ ਸਫੇਦ ਕਪੜੇ ਪਹਿਨਦੇ ਹਨ ਦਿਗੰਵਰ ਮੁਨੀ ਨਗਨ ਰਹਿੰਦੇ ਹਨ । ਚੰਦਰ ਗੁਪਤ ਮੌਰਿਆ ਸਮੇਂ 12 ਸਾਲ ਦਾ ਅਕਾਲ ਪਿਆ । ਉਦੋਂ ਸ਼ਵੇਤਾਵਰ ਗੁਜਰਾਤ, ਰਾਜ ਸਬਾਨ ਅਤੇ ਪੰਜਾਬ ਨੂੰ ਆ ਗਏ ਪਰ ਦਿਗੰਵਰ ਦਖਣ ਭਾਰਤ ਵਲ ਅਗੇ ਵਧੇ । ਅੱਜ ਵੀ ਦਖਣ ਭਾਰਤ ਵਿਚ ਜੈਨ ਕਲਾ, ਹੋਰਾਂ ਖੇਤਰਾਂ ਨਾਲੋਂ ਵਧ ਸੁਰਖਿਅਤ ਹੈ ।

ਦਖਣ ਦੀ ਭਾਸ਼ਾਵਾਂ ਵਿਚ ਜੈਨ ਸਾਧੂਆਂ ਨੇ ਧਰਮ ਪ੍ਰਚਾਰ ਕਰਨਾ ਸ਼ੁਰੂ ਕਰ ਦਿਤਾ । ਜਿਸ ਨਾਲ ਜੈਨ ਧਰਮ ਉਤਰ ਪੂਰਵ ਦੀ ਤਰ੍ਹਾਂ ਲੋਕਾਂ ਦਾ ਧਰਮ ਬਣ ਗਿਆ ।

ਦਖਣ ਦੇ ਰਾਜਾਂ ਨੂੰ ਜੈਨ ਧਰਮ ਪਖੋਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ ਤਾਮਲ ਤੇ ਕਰਨਾਟਕ ।

ਤਾਮਲ ਦੇ ਚੌਲ ਤੇ ਪਾਂਡੇ ਰਾਜੇ ਜੈਨ ਧਰਮ ਦੇ ਉਪਾਸਕ ਸਨ ਪਰ ਤਾਮਲ ਵਿਚ ਜੈਨ ਧਰਮ ਨੂੰ ਬਹੁਤ ਹੀ ਕਸ਼ਟ ਸ਼ੈਵ ਮਤ ਵਾਲਿਆਂ ਤੋਂ ਉਠਾਨੇ ਪਦੇ । ਤਾਮਲ ਭਾਸ਼ਾਂ ਦੇ

ਗ੍ਰੰਥ ਨਾਲਿਦਿਅਰ ਅਤੇ ਮਦੂਰਾਏ ਦੇ ਮਿਨਾਕਸ਼ੀ ਮੰਦਰ ਇਨ੍ਹਾਂ ਜੁਲਮਾਂ ਦੀ ਕਹਾਣੀ ਦਸ ਰਹੇ ਹਨ। ਹਜ਼ਾਰਾਂ ਜੈਨ ਸਾਧੂ ਫੁਕ ਦਿਤੇ ਗਏ ਮੰਦਰ ਢਾਹ ਦਿਤੇ ਗਏ। ਕਈ ਮੰਦਰਾਂ ਨੂੰ ਸ਼ਿਵ ਮੰਦਰ ਬਣਾ ਦਿਤਾ ਗਿਆ। ਇਸ ਇਲਾਕੇ ਵਿਚ ਅਨੇਕਾਂ ਦਿਗੰਵਰ ਜੈਨ ਅਚਾਰੀਆ ਨੇ ਜੈਨ ਗ੍ਰੰਥ ਲਿਖੇ ਕਾਂਚੀ ਜੈਨ ਧਰਮ ਦਾ ਕੇਂਦਰ ਹਿਊਨਸਾਂਗ ਸਮੇਂ ਤਕ ਬਣਿਆ ਰਿਹਾ। ਜੈਨ ਅਚਾਰੀਆਂ ਨੇ ਪ੍ਰਚਾਰ ਦਾ ਮਾਧਿਅਮ ਤਾਮਲ ਤੇ ਕਨਡ ਬਣਾਇਆ। ਸ਼ਿਵ ਸਾਧੂ ਅੱਪਰੋਂ ਨੇ ਜੈਨ ਰਾਜਾ ਮਹੇਦਰ ਵਰਮਾਂ ਨੂੰ ਸੈਵ ਬਣਾਕੇ ਜੁਲਮ ਸੁਰੂ ਕੀਤੇ। ਚਾਲੂਕਿਆ ਰਾਜਾਵਾਂ ਨੇ ਜੈਨ ਧਰਮ ਦੀ ਮਦਦ ਕੀਤੀ। ਪਰ ਕਰਨਾਟਕ ਵਿਚ ਜੈਨ ਧਰਮ ਨੂੰ ਬਹੁਤ ਹੀ ਮਹੱਤਵ ਪੁਰਨ ਸਬਾਨ ਮਿਲਿਆ। ਆਂਧਰ ਵੰਸ, ਕੰਦਬਵੰਸ, ਦੇ ਅਨੇਕਾਂ ਰਾਜੇ ਜੈਨ ਸਨ ਕਰਨਾਟਕ ਵਿਚ ਅਨੇਕਾਂ ਜੈਨ ਇਸਤਰੀਆਂ ਨੇ ਧਰਮ ਪ੍ਰਚਾਰ ਕੀਤਾ, ਅਜਿਹਾ ਸਿਲਾਲੇਖਾਂ ਤੋਂ ਸਿਧ ਹੈ। ਇਨ੍ਹਾਂ ਵਿਚ ਰਾਣੀ ਜਕਿੱਕਯਵੇ ਦਾ ਨਾਂ ਪ੍ਰਸਿਧ ਹੈ ਜੋ ਬਹਾਦਰ ਐਰਤ ਸੀ ਦਸਵੀਂ ਸਦੀ ਦੀ ਅੱਤੀਮਵੇਂ ਵੀ ਪ੍ਰਸਿਧ ਜੈਨ ਕਲਾ ਸੁਰਖਿਕਮੀ ਰਾਣੀ ਮਾਉਲ ਦੇਵੀ ਨੇ 1077 ਈ. ਨੂੰ ਪਾਰਸ ਨਾਥ ਦਾ ਮੰਦਰ ਬਣਾਇਆ।

ਗੰਗ ਵੰਸ ਰਾਜੇ ਵੀ ਦੂਜੀ ਸਦੀ ਤੋਂ ਲੈ ਕੇ 11ਵੀਂ ਸਦੀ ਤਕ ਰਾਜ ਕਰਦੇ ਰਹੇ। ਫੇਰ ਚੌਲ ਵੰਸ ਨੇ ਉਨ੍ਹਾਂ ਨੂੰ ਹਰਾ ਦਿਤਾ। ਚੌਲ ਹੋਯਸਲ ਵੰਸ ਤੋਂ ਹਾਰ ਗਏ। ਹੋਯਸਲ 11 ਵੀਂ ਸਦੀ ਤਕ ਰਾਜ ਕਰਦੇ ਰਹੇ।

ਪੁਰਾਣੇ ਚਾਲੂਕ 6 ਵੀਂ ਸਦੀ ਤੋਂ 11 ਵੀਂ ਸਦੀ ਤਕ ਰਾਜ ਕਰਦੇ ਰਹੇ। ਰਾਸ਼ਟਰ ਕੁਟ ਸੰ: 973 ਤਕ ਕਾਇਮ ਰਹੇ। ਹੁਣ ਅਸੀਂ ਵੰਸ ਵਾਰ ਜਿਕਰ ਕਰਾਂਗੇ।

ਗੰਗ ਵੰਸ ਦਾ ਪਹਿਲਾ ਰਾਜਾ ਮਾਧਵ ਸੀ ਉਸਨੇ ਜੈਨ ਧਰਮ ਨੂੰ ਰਾਜ ਧਰਮ ਬਣਾਇਆ। ਚੌਬੀ ਸਦੀ ਤੋਂ ਲੈ ਕੇ 12 ਵੀਂ ਸਦੀ ਦੇ ਅਨੇਕਾਂ ਸਿਲਾਲੇਖਾਂ ਤੋਂ ਪਤਾ ਚਲਦਾ ਹੈ ਕਿ ਇਸ ਵੰਸ ਨੇ ਅਨੇਕਾਂ ਜੈਨ ਮੰਦਰ ਬਣਾਏ। ਮੁਨੀਆਂ ਨੂੰ ਦਾਨ ਦਿਤਾ। ਇਸ ਵੰਸ ਦੇ ਮਾਰ ਸਿੰਘ ਨੇ ਚੇਰ, ਚੌਲ, ਪਾਂਡ ਤੇ ਜਿੱਤ ਹਾਸਲ ਕੀਤੀ। ਉਹ ਪੱਕਾ ਜੈਨ ਧਰਮੀ ਸੀ। ਉਸਦੀ ਮੌਤ 975 ਈ. ਨੂੰ ਹੋਈ।

ਭਗਵਾਨ ਰਿਸ਼ਵਦੇਵ ਦੇ ਦੂਸਰੇ ਪੁੱਤਰ ਬਾਹੂਵਲੀ ਦੀ 58 ਇੰਚ ਉੱਚੀ ਸੰਸਾਰ ਪ੍ਰਸਿਧ ਮੂਰਤੀ ਬਨਾਉਣ ਵਾਲਾ ਮੰਤਰੀ ਰਾਜਾ ਚਾਮੁੰਡ ਰਾਏ ਸੀ। ਜਿਸ ਨੇ ਆਪਣੇ ਗੁਰੂ ਨੇਮੀ ਚੰਦ ਸਿਧਾਂਤ ਚਕਰਵਰਤੀ ਦੀ ਪ੍ਰੇਰਨਾ ਨਾਲ, ਮਾਤਾ ਭਗਤੀ ਤੋਂ ਪ੍ਰੇਰਿਤ ਹੋ ਕੇ ਇਕ ਹੀ ਪਹਾੜ ਨੂੰ ਕੱਟ ਕੇ ਬਣਾਈ ਸੀ। ਜਿਸ ਨੂੰ ਦੱਖਣ ਵਿਚ ਗੋਮਟੇਸ਼ਵਰ ਬਾਹੂਵਲੀ ਆਖਦੇ ਹਨ। ਬਾਹੂਵਲੀ ਹੁਣ ਉਥੋਂ ਦੇ ਲੋਕਾਂ ਦਾ ਲੋਕ ਦੇਵਤਾ ਹੈ। ਚਾਮੁੰਡ ਰਾਏ ਖੁੱਦ ਵੀ ਜੈਨ ਗ੍ਰੰਥਾਂ ਦਾ ਵਿਦਵਾਨ ਸੀ ਉਹ ਰਾਜਮੱਲ ਰਾਜੇ ਦਾ ਮੰਤਰੀ ਬਹਾਦਰ ਯੋਧਾ ਤੇ ਸੈਨਾਪਤੀ ਸੀ। ਉਸ ਨੇ ਕਨੱਤ ਭਾਸ਼ਾ ਵਿਚ ਮਹਾਂਪੁਰਾਣ ਸੰਸਕ੍ਰਿਤ ਵਿਚ ਚਾਰਿਤਰ ਸਾਰ, ਅਤੇ ਪ੍ਰਾਕ੍ਰਿਤ ਵਿਚ ਗੋਮਟ ਸਾਰ ਦੀ ਰਚਨਾ ਕੀਤੀ। ਸੰਨ 1004 ਤਕ ਇਹ ਰਾਜ ਵੰਸ ਠੀਕ ਚਲਿਆ।

ਫਿਰ ਇਹ ਰਾਜ ਕੰਮਜ਼ੋਰ ਹੁੰਦਾ ਗਿਆ ।

ਹੋਯਸਲ ਵੰਸ਼ ਦੀ ਉਨਤੀ ਵਿਚ ਇਕ ਜੈਨਮੁਨੀ ਦਾ ਹੱਥ ਰਿਹਾ ਹੈ । ਇਸ ਵਿਚ ਅਮੋਘਵਰਸ਼ ਪਹਿਲਾ ਪ੍ਰਮੁਖ ਹੈ ਜੋ ਅੰਤ ਸਮੇਂ ਰਾਜਪਾਟ ਛਡਕੇ ਜੈਨਮੁਨੀ ਬਣ ਗਿਆ । ਇਸਨੇ ਕਈ ਮੰਦਰ ਬਣਾਏ । ਇਸ ਦੇ ਗੁਰੂ ਅਚਾਰਿਆ ਜਿਨ ਸੈਨ ਦੇ ਚੈਲੇ ਗੁਣ ਭਦੱਤ ਸਨ । ਉਹਨਾਂ ਉਤਰ ਪੁਰਾਣ ਲਿਖਿਆ । ਅਮੋਘਵਰਸ਼ ਦੇ ਰਾਜਾ ਵਿਚ ਹੀ ਪ੍ਰਸਿੱਧ ਜੈ ਧਵਲਾ, ਧਵਲਾ ਸ਼ਾਕਟਯਣ ਵਿਆਕਰਨ, ਪ੍ਰਸਨਾਤਰ ਰਤਨ ਮਾਲਿਕਾ ਗ੍ਰੰਥ ਲਿਖੇ ਗਏ । ਇਸ ਦਾ ਪੁਤਰ ਅਕਾਲ ਵਰਸ਼ ਵੀ ਜੈਨ ਧਰਮ ਦਾ ਮਹਾਨ ਉਪਾਸਕ, ਦਾਨੀ, ਕਲਾ ਪ੍ਰੇਮੀ ਸੀ ।

ਕਦੰਬ ਵੰਸ਼ ਦੇ ਰਾਜੇਆਂ ਬ੍ਰਾਹਮਣ ਹੋਣ ਦੇ ਬਾਵਜੂਦ ਜੈਨ ਧਰਮ ਦੀ ਉਨਤੀ ਵਿਚ ਆਪਣੇ ਜੈਨ ਸੈਨਾਪਤੀਆਂ ਰਾਹੀਂ ਯੋਗ ਦਾਨ ਪਾਇਆ । ਇਸ ਵੰਸ਼ ਨੇ ਜੈਨ ਧਰਮ ਦੇ ਸ਼ਵੇਤਾਂਵਰ ਤੇ ਦਿਗੰਵਰ ਦੋਹਾਂ ਫਿਰਕਿਆ ਨੂੰ ਸਨਮਾਨ ਦਿਤਾ । ਕੁਕਸਥ ਵਰਮਾ, ਮਰਿਗੇਸ਼ ਵਰਮਾ, ਰਵੀ ਵਰਮਾ ਦੇ ਨਾਂ ਵਰਨਣਯੋਗ ਹਨ । ਇਹ ਵਸਦੇ ਇਹ ਰਾਜੇ 478 ਤੋਂ 534 ਈ। ਵਿਚ ਹੋਏ ।

ਚਾਲੂਕ ਵੰਸ਼ ਦੇ ਦੋ ਭਾਗ ਹਨ ਪਛਮੀ ਚਾਲੂਕ ਨੇ 6 ਤੋਂ 8 ਸਦੀ ਤਕ ਰਾਜ ਕੀਤਾ ਜਦ ਕਿ ਪੁਰਵ ਚਾਲੂ ਨੇ ਆਂਧਰਾ ਪ੍ਰਦੇਸ਼ ਵਿਚ 7 ਤੋਂ 11 ਸਦੀ ਤਕ ਰਾਜ ਕੀਤਾ । ਇਸ ਵੰਸ਼ ਦੇ ਪੁਲਕੇਸੀ ਪਹਿਲਾ ਅਗੇ ਕੀਰਤੀ ਵਰਮਾ ਤੇ ਰਵਿ ਕੀਰਤੀ ਪੁਲਕੇਸੀ ਦੇ ਨਾਂ ਪ੍ਰਸਿੱਧ ਹਨ ।

ਵਿਕਰਮਾਦਿਤ ਦੂਸਰੇ ਦੇ ਸਮੇਂ ਚਾਲੂਕ ਵੰਸ਼ ਦੇ ਬੁਰੇ ਦਿਨ ਆ ਗਏ । ਸੰਨ 974 ਵਿਚ ਤੇਲਪ ਦੂਸਰਾਂ ਨੇ ਕਲਿਆਨੀ ਨੂੰ ਰਾਜਪਾਨੀ ਬਣਾਇਆ । ਇਹ ਧਾਰ ਨਗਰੀ ਦੇ ਰਾਜੇ ਸੀ । ਇਸ ਦੇ ਪੁਤਰ ਦੇ ਗੁਰੂ ਦਾ ਦਰਾਵਿੜ ਸੰਘ ਅਚਾਰਿਆ ਵਿਮਲਚੰਦ ਸੀ ਇਸ ਦੇ ਪੁਤਰ ਇਰੀਵ ਵੇਂਡਰਾ ਨੇ 997 ਤੋਂ 1004 ਤਕ ਰਾਜ ਕੀਤਾ । ਤੇਲਪ ਦਾ ਪੋਤਾ ਵੀ ਜੈਨ ਧਰਮ ਦੇ ਪ੍ਰਚਾਰ ਵਿਚ ਸਹਾਇਕ ਸੀ । ਇਸੇ ਵੰਸ਼ ਦੇ ਸੋਮੇਸ਼ਵਰ ਪਹਿਲੇ ਤੇ ਦੂਸਰੇ ਨੇ ਜੈਨ ਧਰਮ ਦੀ ਤਰੱਕੀ ਵਿਚ, ਖੂਬ ਯੋਗਦਾਨ ਦਿਤਾ ਪੁਲਕੇਸੀ ਦੂਸਰੇ ਦੇ ਭਾਈ ਕੁਬਜ ਵਿਸ਼ਨੂੰ ਵਰਧਨ ਨੇ 615 ਤੋਂ 623 ਤਕ ਰਾਜ ਕੀਤਾ ਸੀ । ਇਸ ਦਾ ਰਾਜ ਧਰਮ ਵੀ ਜੈਨ ਸੀ ।

ਇਨ੍ਹਾਂ ਸਭ ਰਾਜਿਆਂ ਨੇ ਅਨੇਕਾ ਜੈਨ ਮੰਦਰ ਬਣਾਏ । ਮੁਨੀਆਂ ਨੂੰ ਦਾਨ ਦਿਤਾ ਵਿਦਵਾਨ ਦੇ ਸਹਿਯੋਗ ਨਾਲ ਅਨੇਕਾਂ ਗ੍ਰੰਥ ਲਿਖਵਾਏ ।

ਦੱਖਣ ਵਿਚ ਜੈਨੀਆ ਦਾ ਵਿਨਾਸ਼

ਚੌਲਕਿਆ ਤੋਂ ਬਾਅਦ ਕਾਲੂਚਰੀ ਵਿਜੋਲ ਜੈਨ ਰਾਜਾ ਸੀ ਪਰ ਇਸ ਦੇ ਸ਼ੇਵ ਉਪਾਸਕ ਮੰਤਰੀ ਵਿਜੱਲ ਨੇ ਜੈਨੀਆਂ ਨੂੰ ਬਹੁਤ ਕਸ਼ਟ ਦਿਤੇ । ਇਸ ਸਮੇਂ ਰਮਈਆ ਨਾਂ ਦਾ ਜੈਨ ਘਾਤਕ ਸਿਵ ਉਪਾਸਕ ਪੈਦਾ ਹੋਇਆ । ਰਮਈਆ ਨੇ ਅਨੇਕਾਂ ਜੈਨ ਮੰਦਰ ਢਾ

ਦਿਤੇ । ਪਿਛੋਂ ਰਮਈਆ ਦੇ ਅਸਰ ਹੇਠ ਵਿਜੁਲ ਵੀ ਸ਼ੈਵ ਬਣ ਗਿਆ ।

ਸੰਨ 1268 ਦੇ ਸਿਲਾ ਲੇਖ ਤੋਂ ਪਤਾ ਚਲਦਾ ਹੈ ਕਿ ਵਿਜੈ ਨਗਰ ਦਾ ਹਰੀਹਰ ਦੁਸਰੇ ਦਾ ਸੈਨਾਪਤੀ ਇਰੁਗੱਪ ਜੈਨ ਸੀ । ਵਿਜੈ ਨਗਰ ਦੀ ਇਕ ਰਾਨੀ ਵੀ ਜੈਨ ਸੀ ।

ਇਸ ਪ੍ਰਕਾਰ ਦੱਖਣ ਵਿਚ 14ਵੀਂ ਸਦੀ ਤਕ ਜੈਨ ਧਰਮ ਅਪਣਾ ਅਸਰ ਕਾਇਮ ਰਖਦਾ ਰਿਹਾ । ਦੱਖਣ ਵਿਚ ਮੁਗਲਾ ਦਾ ਅਸਰ ਵੀ ਘੱਟ ਰਿਹਾ । ਰਾਮਨੁਜ, ਮੰਡਨ (ਮਿਸ਼ਰ, ਸੰਕਰਾ ਆਚਾਰਿਆ, ਤੋਂ) ਪੁਸ਼ਟਮਿੱਤਰ ਤੋਂ ਛੁਟ ਕਿਸੇ ਨੇ ਵੀ ਜੈਨ ਧਰਮ ਨੂੰ ਇਨ੍ਹਾਂ ਨੁਕਸਾਨ ਨਹੀਂ ਪਹੁੰਚਾਇਆ । ਇਹੋ ਕਾਰਣ ਹਨ ਕਿ ਅੱਜ ਜੈਨ ਘਟ ਗਿਣਤੀ ਹਨ । ਉਨ੍ਹਾਂ ਦੀ ਪਹਿਚਾਨ ਖਤਮ ਹੋ ਰਹੀ ਹੈ ।

ਵਿਦੇਸ਼ਾ ਵਿਚ ਜੈਨ ਧਰਮ

ਪੁਰਾਤਨ ਸਮੇਂ ਤੋਂ ਹੀ ਜੈਨ ਧਰਮ ਕਿਸੇ ਨਾ ਕਿਸੇ ਰੂਪ ਵਿਚ ਫੈਲ ਰਿਹਾ ਹੈ ਇਸ ਗੱਲ ਦਾ ਵਿਸਥਾਰ ਨਾਲ ਵਰਨਣ ਅਸੀਂ ਪੁਰਾਤਨ ਪੰਜਾਬ ਵਿਚ ਜੈਨ ਧਰਮ ਨਾਮਕ ਪੁਸਤਕ ਵਿਚ ਕਰ ਚੁਕੇ ਹਾਂ ਫੇਰ ਵੀ ਸੰਖੇਪ ਵਿਚ ਅਸੀਂ ਜਿਕਰ ਕਰਦੇ ਹਾਂ ਹਰ ਤੀਰਥਕਰ ਦੇ ਸਮੇਂ ਸਾਧੂ ਕਠੋਰ ਕਸ਼ਟ ਸਹਿ ਕੇ ਵੀ ਵਿਦੇਸ਼ ਗਏ ਹਨ । ਅੱਜ ਸੰਸਾਰ ਵਿਚ ਜਿਥੇ ਵੀ ਸ਼ਾਕਾਹਾਰੀ ਦੀ ਗੱਲ ਹੈ ਉਥੇ ਜੈਨ ਧਰਮ ਦੇ ਅੰਸ਼ ਮੌਜੂਦ ਹਨ । ਭਾਵੇਂ ਜੈਨ ਧਰਮ ਸਿਲਸਿਲੇ ਵਾਰ ਕਿਸੇ ਦੇਸ਼ ਵਿਚ ਕਠੋਰ ਨਿਯਮਾਂ ਕਾਰਣ ਨਹੀਂ ਫੈਲ ਸਕਿਆ । ਪਰ ਵਿਦੇਸ਼ਾਂ ਵਿਚ, ਪ੍ਰਾਚੀਨ ਜੈਨ ਤੇ ਅਜੋਕੇ ਗ੍ਰੰਥਾਂ ਦੇ ਆਧਾਰ ਤੇ ਅਸੀਂ ਕੁਝ ਵਿਦੇਸ਼ਾਂ ਵਿਚ ਜੈਨ ਧਰਮ ਦੇ ਪ੍ਰਚਾਰ ਦਾ ਜਿਕਰ ਕਰਾਂਗੇ । ਭਾਵੇਂ ਪਹਿਲੇ ਤੀਰਥਕਰ ਰਿਸ਼ਵ ਦੇਵ ਦੇ ਪੁਤਰ ਭਰਤ ਨੇ ਸਾਰੇ ਸੰਸਾਰ ਨੂੰ ਜਿੱਤ ਕੇ ਜੈਨ ਧਰਮ ਦਾ ਪ੍ਰਚਾਰ ਕੀਤਾ ਸੀ ।

ਭਗਵਾਨ ਮਹਾਵੀਰ ਸਮੇਂ ਦੀਰਾਨ ਦਾ ਸ਼ਹਿਜ਼ਾਦਾ ਆਦਰਕ ਮੁਨੀ ਬਨਣ ਲਈ ਆਪਣੇ 500 ਸਾਥੀਆਂ ਨਾਲ ਭਗਵਾਨ ਮਹਾਵੀਰ ਕੋਲ ਆਇਆ ਸੀ । ਜਿਥੋਂ ਪਤਾ ਲਗਦਾ ਹੈ ਕਿ ਭਗਵਾਨ ਮਹਾਵੀਰ ਤੋਂ ਪਹਿਲਾਂ ਭਗਵਾਨ ਪਾਰਸ਼ ਨਾਥ ਦੇ ਸਾਧੂ ਅਫਗਾ-ਨਿਸਤਾਨ, ਦੀਰਾਨ, ਦੀਰਾਕ, ਅਦਨ ਪਹੁੰਚ ਚੁਕੇ ਸਨ । ਉਨ੍ਹਾਂ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਹੀ ਆਦਰਕ ਭਾਰਤ ਆਇਆ ਹੋਵੇਗਾ ।

ਗਿਆਤਾਧਰਮ ਕਥਾਂਗ ਸੂਤਰ ਤੋਂ ਪਤਾ ਲਗਦਾ ਹੈ ਕਿ ਅਨੇਕਾਂ ਜੈਨ ਵਿਉਪਾਰੀ ਸਮੂਦਰ ਦੇ ਰਸਤੇ ਜੈਨ ਧਰਮ ਨੂੰ ਵਿਦੇਸ਼ਾ ਵਿਚ ਲੈ ਕੇ ਗਏ । ਜੈਨ ਸ਼ਾਸਤਰਾਂ ਵਿਚ ਵੀ ਰੂਸ, ਤਿਬਤ, ਚੀਨ, ਬਰਮਾ, ਇੱਡੋਨੇਸ਼ੀਆ ਵਿਚ ਜੈਨ ਧਰਮ ਦਾ ਪ੍ਰਚਾਰ ਹੋਣ ਦਾ ਜ਼ਿਕਰ ਹੈ । ਬੁਧ ਗ੍ਰੰਥਾਂ ਵਿਚ ਵੀ ਸ੍ਰੀ ਲੰਕਾ ਵਿਚ ਜੈਨ ਧਰਮ ਹੋਣ ਦੀ ਸੂਚਨਾ ਹੈ ।

ਭਗਵਾਨ ਮਹਾਵੀਰ ਤੋਂ ਬਾਅਦ ਦੇ ਪ੍ਰਸਿਧ ਮੋਰੀਆ ਰਾਜੇ ਚੰਦਰ ਗੁਪਤ ਸਮੇਂ ਜੈਨ ਰਾਜ ਧਰਮ ਬਣ ਚੁਕਿਆ ਸੀ । ਅਸ਼ੋਕ ਦੇ ਪੋਤੇ ਰਾਜਾ ਸਮਪ੍ਰਤਿ ਨੇ ਆਪਣੇ ਸਿਪਾਹੀਆਂ ਨੂੰ ਵਿਦੇਸ਼ਾ ਵਿਚ ਸਾਧੂਆਂ ਦੇ ਭੇਸ ਵਿਚ ਭੇਜ ਕੇ ਧਰਮ ਪ੍ਰਚਾਰ ਕੀਤਾ । ਕਲਿਗਾ ਦੇ ਰਾਜਾ

ਖਾਰਵੇਲ ਨੇ ਜੈਨ ਧਰਮ ਨੂੰ ਵਿਦੇਸ਼ਾਂ ਵਿਚ ਫੈਲਾਇਆ। ਮਥੁਰਾ ਦੇ ਜੈਨ ਸ਼ਿਲਾਲੇਖਾ ਤੋਂ ਪਤਾ ਲਗਦਾ ਹੈ ਕਿ ਸ਼ਕ, ਹੁਣ ਆਦਿ ਵਿਦੇਸ਼ੀ ਜਾਤੀਆਂ ਨੇ ਵੀ ਜੈਨ ਧਰਮ ਨੂੰ ਅਪਣਾਇਆ ਹੈ।

ਟਰਕੀ ਵਿਚ ਜੈਨ ਧਰਮ

ਇਸ ਸੰਬੰਧ ਵਿਚ ਡਾ: ਹਾਰਨਲੇ ਦੀ ਖੋਜ ਵਰਨਣ ਯੋਗ ਹੈ। ਉਨ੍ਹਾਂ ਇਥੋਂ ਕਝ ਪ੍ਰਾਕ੍ਰਿਤੀ ਗ੍ਰੰਥ ਜ਼ਮੀਨ ਵਿਚੋਂ ਲਭੇ ਸਨ। ਇਸਤਮਬੋਲ ਤੋਂ 570 ਕੋਹ ਦੂਰ ਤਾਰਾਤਮਬੋਲ ਕਸਬਾ ਵਿਕਰਮ ਦੀ 17 ਵੀਂ ਸਦੀ ਵਿਚ ਜੈਨ ਮੰਦਰਾਂ ਤੇ ਕੇਂਦਰਾਂ ਦਾ ਗੜ ਸੀ। ਇਹ ਸਮਾਂ ਸ਼ਾਹਜ਼ਹਾਂ ਦਾ ਸੀ। ਮੁਲਤਾਨ ਦੇ ਉਪਾਸਕ ਸੇਠ ਬੁਲਾਕੀ ਮੱਲ ਨੇ ਆਪਣੇ ਇਤਿਹਾਸਕ ਪੱਤਰ ਵਿਚ ਇਸ ਦਾ ਜ਼ਿਕਰ ਕੀਤਾ ਹੈ। ਇਹ ਪੱਤਰ ਅੱਜ ਸ੍ਰੀ ਬਲੱਭ ਸਮਾਰਕ ਦਿਲੀ ਵਿਚ ਵੇਖਿਆ ਜਾ ਸਕਦਾ ਹੈ। ਇਥੇ ਧਰਮ ਪ੍ਰਚਾਰ ਕਰਨ ਵਾਲੇ ਉਸ ਸਮੇਂ ਉਦੈ ਪ੍ਰਭਸੁਰੀ ਸਾਧੂ ਸਨ।

ਲੰਕਾ ਵਿਚ ਜੈਨ ਧਰਮ

ਈਸਾ ਪੂਰਵ ਤੌਸਰੀ ਸ਼ਤਾਬਦੀ ਵਿਚ ਜੈਨ ਧਰਮ ਲੰਕਾ ਪਹੁੰਚ ਚੁਕਾ ਸੀ ਲੰਕਾ ਨੂੰ ਅਚਾਰੀਆ ਜਿਨ ਪ੍ਰਭਵ ਸੂਤਰ ਨੇ ਸ੍ਰੀ ਸਾਂਤੀ ਨਾਥ ਦਾ ਤੀਰਥ ਦਸਿਆ ਹੈ।

ਭੂਟਾਨ, ਨੇਪਾਲ, ਤਿਥਤ

ਇਨ੍ਹਾਂ ਦੇਸ਼ਾਂ ਵਿਚ ਜੈਨ ਧਰਮ ਦੇ ਸਾਧੂ, ਸਾਧਵੀ ਘੁੰਮਦੇ ਰਹੇ ਸਨ। ਵਿਕਰਮੀ ਸੰਨ 1806 ਵਿਚ ਲਿਖੇ ਲਾਮਚੀਦਾਸ ਗੋਲਾਲਾਰ ਭੂਟਾਨ ਦੇ ਜੈਨ ਤੀਰਥਾਂ ਦੀ ਯਾਤਰਾ ਤੇ ਗਏ ਸਨ। ਇਹ ਪੱਤਰ ਤਿਜ਼ਾਰਾ ਜੈਨ ਸ਼ਾਸਤਰ ਭੰਡਾਰ ਵਿਚ ਸੁਰੱਖਿਅਤ ਹੈ। ਇਸ ਯਾਤਰੀ ਨੇ ਚੀਨ ਵਿਚ ਸਥਿਤ 8 ਪ੍ਰਕਾਰ ਦੇ ਜੈਨੀਆਂ ਦਾ ਵਰਨਣ ਕੀਤਾ ਹੈ। ਪੀਕਿੰਗ ਨੂੰ ਪੀਕੀਨ ਲਿਖਿਆ ਹੈ। ਇਹ ਯਾਤਰੀ ਤਿਥਤ ਦੇ ਯਾਰੂਲ ਨਗਰ ਵਿਚ ਵੀ ਗਿਆ।

ਨੇਪਾਲ ਵਿਚ ਜੈਨ ਧਰਮ ਦਾ ਪ੍ਰਚਾਰ ਅਚਾਰੀਆ ਭੱਦਰਵਾਹੂ, ਅਚਾਰੀਆ ਸਥਾਲੀ ਭੱਦਰ ਅਤੇ ਉਨ੍ਹਾਂ ਦੀਆਂ ਭੈਣਾਂ ਨੇ ਵੀ ਕੀਤਾ ਹੈ।

ਸਵਰਨ ਭੂਮੀ (ਬਰਮਾ)

ਇਸ ਦੇਸ਼ ਵਿਚ ਕਾਲਕਾ ਅਚਾਰੀਆ ਨੇ ਈਰਾਨ, ਈਰਾਕ, ਬਰਮਾ, ਇੰਡੋਨੇਸ਼ੀਆ ਵਿਚ ਜੈਨ ਧਰਮ ਦਾ ਪ੍ਰਚਾਰ ਕੀਤਾ।

ਆਸਟਰੋਲੀਆ

ਇਥੋਂ ਬੁਡਾਪੇਸ਼ਟ ਨਾਂ ਦੇ ਸ਼ਹਿਰ ਵਿਚ ਜ਼ਮੀਨ ਵਿਚੋਂ ਇਕ ਮਹਾਵੀਰ ਦੀ ਮੂਰਤੀ ਪ੍ਰਾਪਤ ਹੋਈ ਸੀ ਜੋ ਹੁਣ ਇਥੋਂ ਦੇ ਸਰਕਾਰੀ ਮਿਊਜ਼ਿਅਮ ਵਿਚ ਹੈ।

ਸਮਰਕੰਦ

ਇਸ ਨੂੰ ਕਰੋਚ ਦੀਪ ਵੀ ਆਖਿਆ ਜਾਂਦਾ ਹੈ। ਇਥੇ ਪੁਰਾਣੇ ਸਮੇਂ ਵਿਚ

ਤੀਰਬੰਕਰ ਸ੍ਰੀ ਸੁਮਤਿ ਨਾਥ ਦੇ ਚਰਨ ਸਨ ।

ਮੰਗੋਲੀਆ

ਬੰਬਈ ਸਮਾਚਾਰ (ਗੁਜਰਾਤੀ) 4-8-1934 ਅਨੁਸਾਰ ਮੰਗੋਲੀਆ ਵਿਚ ਜੈਨ ਮੂਰਤੀਆਂ ਦੇ ਕਾਫੀ ਅਵਸ਼ੇਸ਼ ਪ੍ਰਾਪਤ ਹੋਏ ਹਨ ।

ਬੈਬੋਲੀਨ

ਬੈਬੋਲੀਨ ਦੇ ਇਕ ਰਾਜੇ ਨੈਬੂਰੰਦਰ ਨੇਂਝਾਰ ਨੇ ਰੇਵਤਰੰਗਿਰਿ (ਗੁਜਰਾਤ) ਵਿਖੇ ਨੇਮੀ ਨਾਥ ਤੀਰਬੰਕਰ ਦੇ ਮੰਦਰ ਦੀ ਮੁਰੰਮਤ ਕਰਵਾਈ ਸੀ । ਇਹ ਰਾਜਾ ਈ. ਪੁ. 604 ਵਿਚ ਗੱਦੀ ਤੇ ਬੈਠਾ ਸੀ । ਇਸ ਨੇ ਅਫਰੀਕਾ ਨੂੰ ਵੀ ਜਿਤਿਆ । ਇਸ ਦਾ ਸ਼ਿਲਾਲੇਖ ਤਾਮਰ ਪੱਤਰ ਦੇ ਰੂਪ ਵਿਚ ਪ੍ਰਭਾਸਪਾਟਨ ਤੋਂ ਮਿਲਿਆ ਹੈ ।

ਰੂਸ ਵਿਚ ਜੈਨ ਧਰਮ

ਜੈਨ ਵਿਉਪਾਰੀਆਂ ਰਾਹੀਂ ਜੈਨ ਧਰਮ ਰੂਸ ਦੇ ਤਾਜ਼ਕੰਬਦ ਅਤੇ ਸਮਰਕੰਬਦ ਦੇ ਇਲਾਕਿਆਂ ਤਕ ਪਹੁੰਚਿਆ । ਇਨ੍ਹਾਂ ਇਲਾਕਿਆਂ ਦੀ ਖੁਦਾਈ ਦੌਰਾਨ ਜੈਨ ਮੂਰਤੀਆਂ ਮਿਲੀਆਂ ਹਨ ।

ਵਰਤਮਾਨ ਕਾਲ

ਤਕਰੀਬਨ ਇਕ ਹਜ਼ਾਰ ਸਾਲ ਤੋਂ ਜੈਨ ਧਰਮ ਦਾ ਕਈ ਕਾਰਣ ਕਰਕੇ ਪ੍ਰਚਾਰ ਨਹੀਂ ਹੋ ਸਕਿਆ । ਪਰ ਇਸ 19ਵੀਂ ਸਦੀ ਵਿਚ ਇਸ ਸੰਬੰਧੀ ਕੋਸ਼ਿਸ਼ਾ ਸੂਰੂ ਹੋ ਗਈਆਂ ਸਭ ਤੋਂ ਪਹਿਲਾ ਸ੍ਰੀ ਵੀਰ ਚੰਦ ਜੀ ਰਾਘਵ ਚੰਦ ਜੀ, ਸਵਾਮੀ ਵਿਵੇਕਾਨੰਦ ਨਾਲ ਜੈਨ ਧਰਮ ਦੀ ਪ੍ਰਤੀਨਿਧਤਾ ਕਰਨ ਵਿਦੇਸ਼ਾ ਵਿਚ ਗਏ ਅਤੇ ਕਾਫੀ ਸਮਾਂ ਪ੍ਰਚਾਰ ਕਰਦੇ ਰਹੇ ।

ਪਰ ਕਿਸੇ ਜੈਨ ਸਾਧੂ ਦਾ ਜੈਨ ਧਰਮ ਦਾ ਪ੍ਰਚਾਰ ਕਰਨ ਵਿਚ ਸਭ ਤੋਂ ਪਹਿਲਾਂ ਨਾਂ ਅਰਹਤ ਸੰਘ ਅਚਾਰੀਆ ਸੁਸ਼ੀਲ ਕੁਮਾਰ ਜੀ ਦਾ ਹੈ । ਅਰਹਤ ਸੰਘ ਵਿਦੇਸ਼ਾ ਵਿਚ ਜੈਨ ਧਰਮ ਦਾ ਪ੍ਰਚਾਰ ਫਿਰਕੇ ਤੋਂ ਉਠ ਕੇ ਕਰਦੀ ਹੈ । ਇਸ ਸੰਘ ਦੇ ਸਾਰੀ ਦੁਨੀਆਂ ਵਿਚ 58 ਆਸ਼ਰਮ, ਮੰਦਰ ਤੇ ਕੇਂਦਰ ਹਨ । ਇਸ ਸੰਘ ਦੇ ਸਾਧੂ ਸਾਧਵੀ ਸਵਾਰੀ ਦਾ ਇਸਤੇਮਾਲ ਕਰਦੇ ਹਨ ਜੋ ਕਿ ਪੁਰਾਤਨ ਯਤੀ ਪ੍ਰਪੰਚ ਦਾ ਰੂਪ ਹੀ ਹਨ । ਵਿਦੇਸ਼ਾਂ ਵਿਚ ਜੈਨ ਧਰਮ ਦਾ ਪ੍ਰਚਾਰ ਕਰਨ ਵਾਲਿਆ ਵਿਚ ਸ੍ਰੀ ਸ਼ਸ਼ੀਲ ਕੁਮਾਰ ਜੀ ਤੋਂ ਛੁਟ ਸ੍ਰੀ ਵਿਮਲ ਜੀ, ਸਾਧਵੀ ਸ੍ਰੀ ਚੰਦਨਾ, ਡਾ. ਸਾਧਵੀ ਸਾਧਨਾ, ਸ੍ਰੀ ਅਮਰੇਂਵਰ ਮੁਨੀ ਅਤੇ ਸ੍ਰੀ ਦਿਨੇਸ਼ ਮੁਨੀ ਦੇ ਨਾਂ ਪ੍ਰਸਿਧ ਹਨ ।

ਜੈਨ ਫਿਰਕੇ ਅਤੇ ਤਿਉਹਾਰ

ਵਰਤਮਾਨ ਜੈਨ ਧਰਮ ਦੇ ਪ੍ਰਮੁਖ ਫਿਰਕਿਆਂ ਵਿਚ ਵੰਡਿਆ ਹੋਇਆ ਹੈ ਜਿਨ੍ਹਾਂ ਦੇ ਨਾਂ ਹਨ ਸ਼ਵੇਤਾਂਵਰ ਅਤੇ ਦਿਗੰਵਰ ।

ਸ਼ਵੇਤਾਂਵਰ ਅਤੇ ਦਿਗੰਵਰ

ਸ਼ਵੇਤਾਂਵਰ ਤੋਂ ਭਾਵ ਹੈ ਸਫੈਦ ਕਪੜੇ ਪਹਿਨਣ ਵਾਲਿਆਂ ਦਾ ਫਿਰਕਾ । ਸ਼ਵੇਤਾਂਵਰ ਮਾਨਤਾ ਅਨੁਸਾਰ ਹਰ ਤੀਰਬੰਕਰ ਵੇਲੇ ਜਿਨ ਕਲਪੀ (ਵਸਤਰ ਰਹਿਤ) ਸਥਾਵਰਕਲਪੀ (ਵੱਸਤ ਸਹਿਤ) ਸਾਧੂ ਹੁੰਦੇ ਹਨ । ਸ਼ਵੇਤਾਂਵਰ ਪਰੰਪਰਾ ਦੀ ਗਵਾਹੀ ਮਥਰਾ ਦੇ ਸ਼ਿਲਾਲੇਖ ਵੀ ਕਰਦੇ ਹਨ । ਸ਼ਵੇਤਾਂਵਰ ਮਾਨਤਾ ਅਨੁਸਾਰ ਦਿਗੰਵਰ ਫਿਰਕੇ ਦਾ ਜਨਮ ਦਾਤਾ ਸ਼ਿਵਭੂਤੀ ਨਾਂ ਦਾ ਜੈਨ ਸਾਧੂ ਸੀ । ਉਸ ਨੇ ਮਹਾਵੀਰ ਸੰਮਤ 609 (ਵਿਕਰਮ ਸੰਮਤ 139) ਵਿਚ ਦਿਗੰਵਰ ਫਿਰਕੇ ਦੀ ਸਥਾਪਨਾ ਕੀਤੀ । ਉਸ ਨੇ ਤੀਰਬੰਕਰ ਦੇ ਜਿਨ ਕਲਪ ਨੂੰ ਅੰਗੀਕਾਰ ਕਰਦੇ ਜੈਨ ਮਾਨਤਾ ਅਨੁਸਾਰ ਨਵੇਂ ਗ੍ਰੰਥਾਂ ਦੀ ਰਚਨਾ ਕੀਤੀ । ਪਰ ਕਈ ਵਿਦਵਾਨ ਇਸ ਨੂੰ ਯਾਪਨੀਆ ਸੰਘ (ਸ਼ਵੇਤਾਂਵਰ ਤੇ ਦਿਗੰਵਰ ਦਾ ਸੁਮੇਲ ਫਿਰਕਾ) ਦਾ ਸੰਸਥਾਪਕ ਮੰਨਦੇ ਹਨ । ਦਿਗੰਵਰ ਫਿਰਕੇ ਵਾਲੇ ਸ਼ਵੇਤਾਂਵਰ ਫਿਰਕੇ ਨਾਲ ਕੁਝ ਮਤ ਭੇਦ ਹਨ ।

- (1) ਸ਼ਵੇਤਾਂਵਰ ਇਸਤਰੀ ਨੂੰ ਮੁਕਤੀ ਮੰਨਦੇ ਹਨ ਜਦ ਕਿ ਦਿਗੰਵਰ ਇਸਤਰੀ ਨੂੰ ਮੌਕਸ਼ ਸਿਰਫ ਇਸ ਕਰਕੇ ਨਹੀਂ ਮੰਨਦੇ ਕਿਉਂਕਿ ਉਹ ਨਗਨ ਸਾਧੂ ਨਹੀਂ ਬਣ ਸਕਦੀ । ਇਸੇ ਕਾਰਣ ਤੀਰਬੰਕਰ ਮਲੀ ਕੁਮਾਰੀ ਨੂੰ ਦਿਗੰਵਰ ਪੁਰਸ਼ ਮੰਨਦੇ ਹਨ ।
- (2) ਦਿਗੰਵਰ ਪੁਰਾਤਨ ਜੈਨ ਆਗਮ ਨੂੰ ਮਹਾਵੀਰ ਦੀ ਅਸਲੀ ਬਾਣੀ ਨਹੀਂ ਮੰਨਦੇ ਸ਼ਵੇਤਾਂਵਰ ਇਸ ਨੂੰ ਮਹਾਵੀਰ ਦੀ ਬਕਾਇਆ ਬਾਣੀ ਮੰਨਦੇ ਹਨ ।
- (3) ਦਿਗੰਵਰ ਤੀਰਬੰਕਰ ਦੀ ਮਾਤਾ ਦੇ 16 ਸੁਪਨੇ ਮੰਨਦੇ ਹਨ ਅਤੇ ਸ਼ਵੇਤਾਂਵਰ 14 ਸੁਪਨੇ ਮੰਨਦੇ ਹਨ ।
- (4) ਸ਼ਵੇਤਾਂਵਰ ਗ੍ਰੰਥਾਂ ਵਿਚ ਮਹਾਵੀਰ ਸਮੇਤ ਸਾਰੇ ਤੀਰਬੰਕਰਾਂ ਦਾ ਪੁਰਾਤਨ ਤੇ ਇਤਹਾਸਕ ਵਰਨਣ ਹੈ ਜਦ ਕਿ ਦਿਗੰਵਰ ਗ੍ਰੰਥਾਂ ਵਿਚ ਜੈਨ ਦਰਸ਼ਨ ਦੀ ਭਰਮਾਰ ਹੈ ।
- (5) ਸ਼ਵੇਤਾਂਵਰ ਤੀਰਬੰਕਰ ਮਹਾਵੀਰ, ਪਾਰਸ ਨਾਥ, ਵਾਸੂਪੁਜ ਨੂੰ ਸ਼ਾਦੀ ਸੁਦਾ ਬਣਦੇ ਹਨ ਅਤੇ ਮਲੀ ਨਾਥ, ਨੇਮੀ ਨਾਥ ਨੂੰ ਕੁਆਰਾ ਮੰਨਦੇ ਹਨ । ਦਿਗੰਵਰ ਗ੍ਰੰਥ ਵਿਚ

ਇਹ ਪੰਜ ਤੀਰਬੰਕਰ ਬ੍ਰਾਹਮਚਾਰੀ ਸਨ । ਜੋ ਦਿਗੰਵਰ ਗ੍ਰੰਥ ਮਹਾਵੀਰ ਦੇ ਪਰਿਵਾਰ ਬਾਰੇ ਖਾਮੋਸ਼ ਹਨ ।

(6) ਸਵਰਗ ਵਿਚ ਸਵੇਤਾਂਵਰ 64 ਇੰਦਰ ਅਤੇ ਦਿਗੰਵਰ 100 ਇੰਦਰ ਮੰਨਦੇ ਹਨ ।

ਇਹ ਸਵੇਤਾਂਵਰ ਦਿਗੰਵਰ ਫਿਰਕੇ ਦੇ ਬਾਹਰੀ ਭੇਦ ਹਨ ਸਿਧਾਂਤਿਕ ਰੂਪ ਵਿਚ ਦਾਰਸ਼ਨਿਕ ਰੂਪ ਵਿਚ ਦੋਹਾਂ ਫਿਰਕਿਆਂ ਵਿਚ ਕੋਈ ਖਾਸ ਅੰਤਰ ਨਹੀਂ ।

ਸਵੇਤਾਂਵਰ ਫਿਰਕਾ

ਇਸ ਫਿਰਕੇ ਦੇ ਦੋ ਪ੍ਰਮੁਖ ਭੇਦ ਹਨ :

- 1) ਮੂਰਤੀ ਪੂਜਕ
- 2) ਅਮੂਰਤੀ ਪੂਜਕ

ਅਮੂਰਤੀ ਪੂਜਕ ਦੇ ਦੋ ਪ੍ਰਮੁਖ ਭੇਦ ਹਨ

- 1) ਸਥਾਨਕ ਵਾਸੀ
- 2) ਤੇਰਹ ਪੰਥੀ

ਮੂਰਤੀ ਪੂਜਕ ਫਿਰਕੇ ਦੇ ਸਾਧੂ ਹੱਥ ਵਿਚ ਮੁਹਪਟੀ ਰਖਦੇ ਹਨ ਜਦ ਕਿ ਅਮੂਰਤੀ ਪੂਜਕ ਫਿਰਕੇ ਦੇ ਸਾਧੂ ਮੂੰਹ ਤੇ ਹਰ ਸਮੇਂ ਮੁਹਪਟੀ ਬੰਨਦੇ ਹਨ । ਮੂਰਤੀ ਪੂਜਕ 45 ਆਗਮਾ ਨੂੰ ਮੰਨਦੇ ਹਨ ਜਦ ਕਿ ਅਮੂਰਤੀ ਪੂਜਕ 32 ਆਗਮਾ ਨੂੰ ਮੰਨਦੇ ਹਨ ।

ਦਿਗੰਵਰ ਫਿਰਕਾ

ਦਿਗੰਵਰ ਸਾਧੂ ਦੀ ਦੀਖਿਆ ਦਾ ਕ੍ਰਮ ਇਸ ਪ੍ਰਕਾਰ ਹੈ :

ਪਹਿਲਾ ਬ੍ਰਾਹਮਚਾਰੀ ਸ਼ਰੇਣੀ ਹੈ ਜੋ ਸਫੈਦ ਵਸਤਰ ਪਹਿਨਦੇ ਹਨ । ਦੂਜੀ ਸ਼੍ਰੇਣੀ ਸੂਲਕ ਹੈ ਜੋ ਇਕ ਧੋਤੀ ਤੇ ਹੱਥ ਵਿਚ ਮੌਰ ਫੰਗ ਦੀ ਪਿੱਛੀ ਰਖਦੇ ਹਨ । ਇਸਤਰੀ ਸਾਧਵੀ ਸੂਲਕ ਤਕ ਪਹੁੰਚ ਸਕਦੀ ਹੈ । ਸੂਲਕ ਸਾਧੂ ਦੇ ਸਾਰੇ ਵਰਤ ਨਿਯਮ ਪਾਲਣ ਕਰਦੇ ਹਨ । ਸੂਲਕ ਤੋਂ ਬਾਅਦ ਏਲਕ ਦੀਖਿਆ ਹੈ ਭਾਵ ਇਹ ਸਾਧੂ ਇਕਲੀ ਲੰਗੋਟੀ ਪਹਿਨਦਾ ਹੈ । ਜੇ ਏਲਕ ਸਰੀਰ ਤੇ ਇੰਦਰੀਆਂ ਤੇ ਇਨ੍ਹਾਂ ਕਾਬੂ ਕਰ ਲਿਆ ਹੈ ਤਾਂ ਉਹ ਲੰਗੋਟੀ ਤਿਆਗ ਕੇ ਮੌਰ ਪਿੱਛੀ ਅਤੇ ਕਮੰਡਲ ਹੀ ਧਾਰਨ ਕਰਦਾ ਹੈ । ਦਿਗੰਵਰ ਸਾਧੂ ਦੀ ਕ੍ਰਿਆ, ਜੀਵਨ ਬਹੁਤ ਹੀ ਕਠਿਨ ਅਤੇ ਕਠੋਰ ਹੈ । ਦਿਗੰਵਰ ਫਿਰਕੇ ਵਿਚ ਵੀ ਮੂਰਤੀ ਵੀ ਮੂਰਤੀ ਪੂਜਕ ਅਤੇ ਅਮੂਰਤੀ ਫਿਰਕੇ ਹਨ । ਅਮੂਰਤੀ ਪੂਜਕ ਲੋਕਾਂ ਨੂੰ ਤਾਰਨ ਪੰਥੀ ਆਖਦੇ ਹਨ । ਇਹ ਲੋਕ ਗ੍ਰੰਥਾਂ ਦੀ ਪੂਜਾ ਕਰਦੇ ਹਨ ।

ਪੂਜਾ ਅਤੇ ਭਟਾਰਕ

ਦੋਹਾਂ ਫਿਰਕਿਆਂ ਵਿਚ ਇਕ ਅਜੇਹੀ ਪਰੰਪਰਾ ਵੀ ਹੈ ਜੋ ਡੇਰੇ ਧਾਰੀ ਸਾਧੂਆਂ ਵਰਗੀ ਹੈ । ਇਹ ਡੇਰੇ ਧਾਰੀ ਸਾਧੂ ਬ੍ਰਾਹਮਚਰਜ ਵਰਤ ਦਾ ਪਾਲਣ ਕਰਦੇ ਹਨ ਪਰ ਨਾਲ ਜਾਇਦਾਦ ਰਖਦੇ ਹਨ । ਇਨ੍ਹਾਂ ਸਾਧੂਆਂ ਨੂੰ ਯਤੀ ਜਾਂ ਪੂਜ ਸਵੇਤਾਂਵਰ ਫਿਰਕੇ ਵਿਚ ਆਖਦੇ ਹਨ ਅਤੇ ਦਿਗੰਵਰ ਫਿਰਕੇ ਵਿਚ ਇਹ ਭਟਾਰੱਕ ਅਖਵਾਉਂਦੇ ਹਨ । ਇਹ ਭਗਵੇਂ ਵਸਤਰ ਅਤੇ ਮੌਰ ਪਿੱਛੀ ਧਾਰਨ ਕਰਦੇ ਹਨ । ਮਧਕਾਲ ਖਾਸ ਤੌਰ ਤੇ ਮੁਸਿਲਮ ਕਾਲ

ਸਮੇਂ ਜੈਨ ਧਰਮ ਦੀ ਕਲਾ, ਸੰਸਕ੍ਰਿਤੀ ਸਾਹਿਤ ਦੀ ਇਸ ਫਿਰਕੇ ਨੇ ਬਹੁਤ ਸੇਵਾ ਕੀਤੀ ਹੈ। ਸਿਟੇ ਵਙ੍ਗੋਂ ਕਈ ਰਾਜਿਆਂ ਨੇ ਇਨ੍ਹਾਂ ਭਟਾਰਕਾਂ, ਪੂਜਾ ਨੂੰ ਜਾਗੀਰਾਂ ਲਗਾ ਦਿਤੀਆਂ ਤਿਉਹਾਰ

ਜੈਨ ਧਰਮ ਵਿਸੂਧ ਆਤਮਾ ਸਾਧਨਾ ਦਾ ਧਰਮ ਹੈ। ਸੋ ਜੈਨ ਧਰਮ ਦੇ ਤਿਉਹਾਰ ਵਿਚ ਤਪ, ਤਿਆਗ, ਬ੍ਰਹਮਚਰਜ, ਧਿਆਨ, ਸਾਧਨਾ ਅਤੇ ਵਰਤ ਦਾ ਯੋਗ ਦਾਨ ਹੁੰਦਾ ਹੈ। ਇਹ ਤਿਉਹਾਰ ਇਸ ਪ੍ਰਕਾਰ ਹਨ :

ਪੰਜ ਕਲਿਆਨਕ

ਹਰ ਤੀਰਬੰਕਰ ਦਾ ਚਯਵਨ (ਗਰਭ ਆਉਣ), ਜਨਮ, ਦੀਖਿਆ, ਕੇਵਲ ਗਿਆਨ ਅਤੇ ਮੌਕਸ਼ ਦਾ ਦਿਨ ਤਿਉਹਾਰ ਹੈ। ਵਰਤਮਾਨ ਕਾਲ ਵਿਚ 24 ਤੀਰਬੰਕਰਾਂ ਦੇ 120 ਤਿਉਹਾਰ ਹਨ ਇਨ੍ਹਾਂ ਤੀਰਬੰਕਰਾਂ ਦੀ ਯਾਦ ਵਿਚ ਪੂਜਾ, ਰੱਬ ਯਾਤਰਾ, ਭਗਤੀ, ਭਾਸ਼ਨਾਂ ਦੇ ਪ੍ਰੋਗਰਾਮ ਸਾਧੂ, ਸਾਧਵੀਆਂ ਵਲੋਂ ਮਨਾਏ ਹਨ!

ਮਹਾਵੀਰ ਜੈਂਯਤੀ

ਆਖਰੀ ਤੀਰਬੰਕਰ ਭਗਵਾਨ ਮਹਾਵੀਰ ਦਾ ਜਨਮ ਦਿਨ ਅੰਤਰਰਾਸ਼ਟਰੀ ਪੱਧਰ ਤੇ ਅਹਿੰਸਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਸਰਕਾਰੀ ਛੁੱਟੀ ਤੋਂ ਇਲਾਵਾ ਇਸ ਦਿਨ ਬੁਰਜ ਖਾਨੇ ਬੰਦ ਰਹਿੰਦੇ ਹਨ।

ਦੀਵਾਲੀ

ਦੀਵਾਲੀ ਦਾ ਤਿਉਹਾਰ ਜੈਨ ਧਰਮ ਵਿਚ ਮਹਾਵੀਰ ਨਿਰਵਾਨ ਉਤਸਵ ਵਲੋਂ ਮਨਾਇਆ ਜਾਂਦਾ ਹੈ। ਦੀਵਾਲੀ ਬਾਰੇ ਜੈਨ ਕਲਪ ਸੂਤਰ ਵਿਚ ਵਿਸਥਾਰ ਨਾਲ ਵਰਨਣ ਮਿਲਦਾ ਹੈ। ਭਾਈ ਦੂਜ ਵੀ ਜੈਨ ਧਰਮ ਵਿਚ ਭਗਵਾਨ ਮਹਾਵੀਰ ਦੀ ਯਾਦ ਵਿਚ ਮਨਾਇਆ ਜਾਂਦਾ ਹੈ।

ਮਹਾਪਰਵ ਪ੍ਰਯੋਗਨ— ਸਵਤੰਸਰੀ

ਇਹ ਆਤਮ ਸ਼ੁਧੀ ਦਾ ਤਿਉਹਾਰ ਹੈ ਇਹ ਤਿਉਹਾਰ ਖਿਮਾ ਦਿਵਸ ਦੇ ਰੂਪ ਵਿਚ ਜੈਨ ਜਗਤ ਵਿਚ ਭਾਵੇਂ ਦੀ ਪੰਚਮੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਾਲ ਦੀਆਂ ਭੁਲਾਂ ਦੇਵ, ਗੁਰ, ਅਤੇ ਧਰਮ ਦੀ ਸਾਖੀ ਨਾਲ ਬਖਸ਼ਾਈਆਂ ਜਾਂਦੀਆਂ ਹਨ। ਖਿਮਾ ਕੀਤੀ ਜਾਂਦੀ ਹੈ ਖਿਮਾ ਦਿਤੀ ਜਾਂਦੀ ਹੈ। ਤੱਪ, ਦਾਨ, ਸ਼ਾਸਤਰ ਪਾਠ, ਪੂਜਾ, ਭਗਤੀ ਦਾ ਪ੍ਰੋਗਰਾਮ ਚਲਦਾ ਹੈ। ਸਵੇਤਾਂਵਰਾ ਵਿਚ 8 ਦਿਨ ਮਨਾਉਂਦੇ ਹਨ ਜਿਸ ਵਿਚ ਅਚਾਰੰਗ ਸੂਤਰ (ਤੇਰਾ ਪੰਥੀ) ਅੰਤਵਿਤ ਦਸ਼ਾਗ ਅਤੇ ਕਲਪ ਸੂਤਰ (ਸਬਾਨਕ ਵਾਸੀ ਅਤੇ ਮੂਰਤੀ ਪੂਜਨ) ਪੜਦੇ ਹਨ। ਧਰਮ ਸਥਾਨ ਤੇ ਖੂਬ ਠਾਠ ਲਗਾ ਰਹਿੰਦਾ ਹੈ। ਦਿਗੰਵਰ ਇਹ ਤਿਉਹਾਰ 10 ਦਿਨ ਮਨਾਉਂਦੇ ਹਨ।

ਇਸ ਤੋਂ ਛੁੱਟ ਜੈਨ ਮੂਰਤੀ ਪੂਜਕ ਤੀਰਬੰਕਰਾਂ ਦੇ ਜਨਮ ਅਤੇ ਨਿਰਵਾਨ ਸਥਾਨਾਂ ਦੇ ਦਰਸ਼ਨ ਪੂਜਨ ਲਈ ਜਾਂਦੇ ਰਹਿੰਦੇ ਹਨ। ਸਿੱਧ ਚੱਕਰ ਪੂਜਾ, ਰਿਸ਼ੀ ਮੰਡਲ,

ਪੂਜਾ, ਅਸਟ ਪ੍ਰਕਾਰੀ ਪੂਜਾ ਮੰਦਰ ਵਿਚ ਕੀਤੀ ਜਾਂਦੀ ਹੈ। ਪੂਜਾ ਦੋ ਪ੍ਰਕਾਰ ਦੀ ਹੈ ਇਕ ਦਰਵ ਪੂਜਾ (ਮੂਰਤੀ ਅੱਗੇ ਖਾਣ ਪੀਣ ਦੀਆਂ ਵਸਤਾਂ ਚੜ੍ਹਾ, ਵਾਲੀ ਪੂਜਾ) ਅਤੇ ਦੂਸਰੀ ਭਾਵ ਪੂਜਾ (ਤੀਰਬੰਕਰਾਂ ਦੇ ਗੁਣ ਗਾਣ ਕਰਨਾ) ਗ੍ਰਹਿਸਥ ਦੋ ਪ੍ਰਕਾਰ ਦੀ ਪੂਜਾ ਕਰਦੇ ਹਨ। ਸਾਧੂ ਇੱਕਲੀ ਭਾਵ ਪੂਜਾ ਕਰਦਾ ਹੈ।

ਰਖਿਆ ਬੰਧਨ

ਜੈਨ ਧਰਮ ਵਿਚ ਰਖਿਆ ਬੰਧਨ ਦਾ ਬਹੁਤ ਮਹੱਤਵ ਹੈ। ਆਖਦੇ ਹਨ ਇਸ ਤਿਉਹਾਰ ਵਾਲੇ ਦਿਨ ਮੁਨੀ ਵਿਸ਼ਨ ਕੁਮਾਰ ਨੇ ਹਸਤਿਨਪੁਰ ਵਿਖੇ, ਬਲੀ ਰਾਜੇ ਤੋਂ 700 ਮੁਨੀਆਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ ਸੀ। ਕਿਉਂਕਿ ਬਲੀ ਰਾਜਾ ਜੈਨ ਧਰਮ ਦਾ ਵਿਰੋਧੀ ਸੀ। ਸੋ ਧਰਮ ਦੀ ਰਖਿਆ ਦਾ ਪ੍ਰਤੀਕ ਇਹ ਰਖਿਆ-ਬੰਧਨ ਪਰਵ ਹੈ।

ਪ੍ਰਸਿਧ ਤੀਰਥ ਖੇਤਰ (ਸ਼ਵੇਤਾਂਵਰ ਅਤੇ ਦਿਗੰਵਰ)

ਜਿਥੇ ਜਿਥੇ ਤੀਰਬੰਕਰਾਂ ਦੇ ਜਨਮ, ਪ੍ਰਚਾਰ ਅਤੇ ਸਿਰਵਾਨ ਸੰਬੰਧੀ ਇਤਹਾਸਕ ਘਟਨਾ ਹੋਈਆ ਹਨ ਉਹ ਹੀ ਤੀਰਥ ਅਖਵਾਉਂਦੇ ਹਨ ਕੁਝ ਕਲਾਂ ਪੱਖੋਂ ਮਹੱਤਵ ਹਨ।

(1) ਕੈਲਾਸ (2) ਚੰਪਾ (3) ਪਾਵਾ (4) ਗਿਰਨਾਰ (5) ਸ਼ਤਰੂਜੈ (ਪਾਲੀ-ਤਾਨਾ) ਅਤੇ (6) ਸਮੇਤ ਸਿਖਰ (7) ਹਸਤਾਨਪੁਰ (8) ਅਯੋਧਿਆ (9) ਵਾਰਾਣਸੀ (10) ਸਾਰ ਨਾਥ (11) ਚੰਦਰਪੁਰੀ (12) ਮਿਥਲਾ।

ਬਿਹਾਰ ਦੇ ਤੀਰਥ ਸਥਾਨ

ਸ਼ਮੇਤ ਸਿਖਰ, ਕਲੂਆ ਪਹਾੜ, ਗੁਨਾਵਾ, ਪਾਵਾਪੁਰੀ, ਰਾਜਗ੍ਰਹੀ, ਕੁੰਡਲਪੁਰ, ਮੰਦਾਰਗਿਰੀ, ਲਛਵਾੜਖਤਰੀ ਕੁੰਡਗ੍ਰਾਮ, ਵੇਸਾਲੀ।

ਊਤਰ ਪ੍ਰਦੇਸ਼

ਵਾਰਾਣਸੀ, ਸਿੰਘਪੁਰੀ, ਚੰਦਰ ਪੁਰੀ, ਪ੍ਰਯਾਗ, ਡਡੋਸਾ, ਕੋਸਾਈ, ਅਯੋਧਿਆ, ਖਖੜ੍ਹ, ਸਾਵਮਤੀ (ਮਹੇਟ-ਮਹੇਟ) ਰਤਨਪੁਰੀ, ਕੰਪਿਲਪੁਰ, ਅਹਿਛਤਰ, ਹਸਤਨਪੁਰ, ਮਥੁਰਾ, ਸੋਰਪੁਰ।

ਮੱਧ ਪ੍ਰਦੇਸ਼ ਦੇ ਤੀਰਥ ਸਥਾਨ

ਗਵਾਲੀਅਰ, ਸੋਨਾਗਿਰੀ, ਅਜੇਗੜ੍ਹ, ਖੁਜਰਾਹੋ, ਦਰੋਣ ਗਿਰਿ, ਨੈਨਾਗਿਰੀ, ਕੁੰਡਲਪੁਰ, ਦੇਵਗੜ੍ਹ, ਪਪਹੋਰਾ, ਅਹਾਰ, ਚੰਦੇਰੀ, ਪੰਚਰਾਣੀ, ਬੁਬਨੋਜੀ, ਅੰਤਰਿਕਸ਼ ਪਾਰਸ ਨਾਥ, ਕਾਰੰਜਾ, ਮੁਕਤਾਗਿਰੀ, ਭੂਤੁਕਲੀ, ਰਾਮਟੇਕ।

ਰਾਜਸਥਾਨ ਦੇ ਤੀਰਥ ਸਥਾਨ

ਸ੍ਰੀ ਮਹਾਵੀਰ ਜੀ, ਚਾਂਦਖੇੜੀ, ਮਕਸੀ ਪਾਰਸ ਨਾਥ, ਵਿਜੇਲੀਆ ਪਾਰਸ ਨਾਥ ਸ੍ਰੀ ਕੇਸਰੀਆ ਜੀ, ਆਬੁ ਪਹਾੜ, ਰਾਣਕਪੁਰ, ਸਿਧਵਰਕੁਟ, ਬੜਵਾਨੀ, ਕੀਰਤੀ ਸੰਤੰਤ, ਜੈਸਲਮੌਰ। ਰਾਜਿਸਥਾਨ ਦੇ ਹਰ ਪਿੰਡ ਸ਼ਹਿਰ ਵਿਚ ਪੁਰਾਤਨ ਜੈਨ ਮੰਦਰ ਵੇਖੇ ਜਾ ਸਕਦੇ

ਹਨ। ਇਥੇ ਮੂਰਤੀ ਪੂਜਕ ਸ਼ਵੇਤਾਂਵਰ ਫਿਰਕੇ ਦੇ ਹਜ਼ਾਰ ਮੰਦਿਰ ਹਨ।

ਗੁਜਰਾਤ ਅਤੇ ਮਹਾਂਰਾਸ਼ਟਰ ਦੇ ਤੀਰਥ ਸਥਾਨ

ਮੂਰਤੀ ਪੂਜਕ ਸ਼ਵੇਤਾਂਵਰ ਫਿਰਕੇ ਦੇ ਇਥੇ ਹਜ਼ਾਰਾਂ ਸਥਾਨ ਹਨ ਪਰ ਉਨ੍ਹਾਂ ਵਿਚੋਂ ਪ੍ਰਮੁੱਖ ਹਨ ਤਾਰੰਗਾ, ਗਿਰਨਾਰ, ਸ਼ਤਰੂਜ, ਮੇਹਸਾਨਾ, ਪਵਾਂਗੜ, ਮਾਂਗੀ ਤੁੰਗੀ, ਰਾਜਪੰਥਾ, ਐਲੋਰਾ, ਕੁਬਲ ਤੇਗਰੀ, ਕਰਕਡੂ ਦੀ ਗੁਢਾ, ਬੀਜਾਪੁਰ, ਬਦਾਮੀ ਗੁਢਾ, ਬੇਲਗਾਂਵ, ਮੜੀਆ।

ਕਰਨਾਟਕ ਦੇ ਤੀਰਥ ਸਥਾਨ

ਇਥੇ ਦਿਗੰਵਰ ਫਿਰਕੇ ਦੇ ਹੀ ਜ਼ਿਆਦਾ ਮੰਦਿਰ ਹਨ। ਕਿਉਂਕਿ 12 ਵੀਂ ਸਦੀ ਤਕ ਇਥੋਂ ਦੇ ਰਾਜੇ, ਮੰਤਰੀ, ਰਾਣੀਆ, ਸੇਠਾ ਦਾ ਜੈਨ ਧਰਮ ਕੁਲ ਧਰਮ ਰਿਹਾ ਹੈ। ਕਰਨਾਟਕ ਦੀ ਕਲਾ, ਉੱਤਰ ਭਾਰਤ ਨਾਲੋਂ ਵਖੇ ਹੈ ਭਾਸ਼ਾ ਵਖੇ ਹੈ। ਦਰਅਸਲ ਸ਼ਵੇਤਾਂਵਰ ਦਿਗੰਵਰ 12 ਸਾਲ ਦੇ ਅਕਾਲ ਸਮੇਂ ਗੁਜਰਾਤ ਤੇ ਦੱਖਣੇ ਵਲ ਵਧੇ।

ਰਾਜਿਸਥਾਨ, ਗੁਜਰਾਤ, ਉੱਤਰ ਪ੍ਰਦੇਸ਼, ਹਰਿਆਣਾ, ਕਾਬੁਲ ਤਕ ਸ਼ਵੇਤਾਂਵਰ ਫਿਰਕਾ ਫੈਲਿਆਂ ਅਤੇ ਦੱਖਣ ਵਿਚ ਦਿਗੰਵਰ ਫਿਰਕਾ। ਇਥੋਂ ਦੇ ਖੇਤੀ ਕਰਨ ਵਾਲੇ ਪੇਡੂ ਵੀ ਜੈਨ ਧਰਮੀ ਹਨ ਹੁਨਰਪਦਮਾਵਤੀ, ਵਰਾਂਗ, ਕਾਰਕਲ, ਮੁਡਵਿਦਰੀ, ਬੇਨੁਰ, ਬੇਲੂਰ ਹਲੇਵਿੜ, ਸ੍ਰੂਵਣ ਬੈਲਗੋਲਾ।

ਦੱਖਣ ਭਾਰਤ ਵਿਚ ਸੌਵਾ ਨੇ ਬਹੁਤ ਸਾਰੇ ਜੈਨ ਮੰਦਿਰ ਢਾਹ ਦਿਤੇ ਜਾਂ ਉਨ੍ਹਾਂ ਦਾ ਰੂਪ ਅੰਦਰੋਂ ਬਦਲ ਦਿਤਾ ਹੈ। ਤਾਮਿਲਨਾਡੂ ਵਿਚ ਜੈਨ ਧਰਮ ਦੇ ਮੰਦਿਰ ਖੰਡਰ ਬਣ ਚੁੱਕੇ ਹਨ ਜਾਂ ਬਦਲੇ ਜਾ ਚੁੱਕੇ ਹਨ। ਇਹੋ ਹਾਲ ਕੇਰਲਾ ਵਿਚ ਹੋਇਆ ਹੈ। ਉੜੀਸ਼ਾ ਵਿਚ ਖੰਡ ਗਿਰੀ ਅਤੇ ਉਦੇ ਗਿਰੀ ਦੀਆਂ ਖਾਰਵੇਲ ਰਾਜੇ ਦੀਆਂ ਗੁਢਾਫਾਂ ਜੈਨ ਕਲਾ ਦਾ ਪ੍ਰਤੀਕ ਹਨ। ਜੋ 2300 ਸਾਲ ਪੁਰਾਣਾ ਇਤਿਹਾਸ ਹਨ।

ਵਰਤਮਾਨ ਪੰਜਾਬ ਵਿਚ ਚਰਰਸੇਵਰੀ ਦੇਵੀ ਸਰਹਿੰਦ ਅਤੇ ਕਾਂਗੜਾ ਤੀਰਥ (ਹਿਮਾਚਲ) ਵਿਚ ਪੈਂਦੇ ਹਨ। ਪੁਰਾਤਤਵ ਪਥ, ਜੀਂਦ, ਝਜਰ, ਦਿੱਲੀ, ਹੁਸ਼ਿਆਰਪੁਰ, ਕੁਰੂਖੇਤਰ, ਰੋਹਤਕ ਅਤੇ ਪੰਜਾਬ ਦੇ ਨਾਂ ਵਰਣਨ ਯੋਗ ਹਨ।

ਸਥਾਨਕ ਵਾਸੀ ਜੈਨ ਮੁਨੀ ਰੂਪ ਚੰਦ ਜੀ, ਅਚਾਰਿਆ ਰਤੀ ਰਾਮ ਦੇ ਸਮਾਰਕ ਜਗਰਾਉ ਤੇ ਮਾਲੇਰਕੋਟਲਾ ਵਿਖੇ ਹਨ। ਅੰਬਾਲਾ ਵਿਖੇ ਤਪਸੱਵੀ ਲਾਲ ਚੰਦ ਜੀਂਦੀ ਸਮਾਧ ਵਰਨਣ ਯੋਗ ਹੈ।

ਜੈਨ ਸਾਹਿਤ

ਅਨਾਦਿ ਕਾਲ ਤੋਂ ਇਹ ਆਤਮਾ ਜਨਮ-ਮਰਨ ਦੇ ਚੱਕਰ ਵਿਚ ਗੇੜੇ ਖਾ ਰਹੀ ਹੈ ਕਰਮਾਂ ਦੇ ਵਸ ਪਈ ਆਤਮਾ ਨੂੰ ਉਹ ਕਿਹੜੀ ਗਤੀ ਹੈ, ਜਿਸ ਵਿਚ ਜਨਮ ਲੈਣਾ ਨਹੀਂ ਪਿਆ? ਪਰ ਕੁਝ ਆਤਮਾਵਾਂ ਜਨਮ-ਮਰਨ ਦਾ ਮੂਲ ਕਾਰਨ ਕਰਮਾਂ ਦਾ ਖਾਤਮਾ ਕਰਕੇ ਆਤਮਾ ਤੋਂ ਪ੍ਰਮਾਤਮਾ ਬਣ ਜਾਂਦੀਆਂ ਹਨ। ਇਹੋ ਸਿਧ ਜਾਂ ਮੁਕਤ ਅਵਸਥਾ ਹੈ। ਇਹੋ ਨਿਰਵਾਨ ਜਾਂ ਪ੍ਰਮਾਤਮ-ਪਦ ਹੈ। ਆਤਮਾ ਦਾ ਦੇਹ ਤੋਂ ਵਿਦੇਹ ਹੋਣਾ ਹੀ ਕਰਮਾਂ ਦਾ ਖਾਤਮਾ ਹੈ। ਅਜੇਹੀ ਸਥਿਤੀ ਨੂੰ ਪਹੁੰਚਣ ਵਾਲੀਆਂ ਜਿਉਂਦੇ ਮਨੁੱਖੀ ਸਰੀਰ ਵਿਚ ਅਰਹਤ ਸਵਰਗ, ਕੇਵਲੀ ਅਖਵਾਉਂਦੀਆਂ ਹਨ। ਪਰ ਕੁਝ ਆਤਮਾ ਪਿਛਲੇ ਜਨਮਾਂ ਦੇ ਸੂਭ ਕਰਮ ਸਦਕਾ ਤੀਰਬੰਕਰ (ਬਾਵ ਧਰਮ ਸੰਸਥਾਪਕ) ਅਖਵਾਉਂਦੀਆਂ ਹਨ। ਇਨ੍ਹਾਂ ਦੇ ਲੱਛਣ ਮਨੁੱਖਾਂ ਤੋਂ ਬਚਪਨ ਵਿਚ ਵਖ ਹੁੰਦੇ ਹਨ।

ਇਨ੍ਹਾਂ ਤੀਰਬੰਕਰਾਂ ਦੀ ਗਿਣਤੀ 24 ਹੈ। ਪਹਿਲੇ ਤੀਰਬੰਕਰ ਰਿਸ਼ਵਦੇਵ ਦਾ ਵਰਨਣ ਜੈਨ ਸਾਹਿਤ ਤੋਂ ਛੁੱਟ ਵੈਦਿਕ ਸਾਹਿਤ ਵਿਚ ਵੀ ਆਇਆ ਹੈ। ਆਖਰੀ ਤੀਰਬੰਕਰ ਸ਼ੁਮਲ ਭਗਵਾਨ ਵਰਧਮਾਨ ਮਹਾਵੀਰ ਸਨ ਅੱਜ ਤੋਂ 2588 ਸਾਲ ਪਹਿਲਾਂ ਉਛੂਂ ਧਰਮ ਉਪਦੇਸ਼ ਛੁੱਟ ਸਮਾਜ ਵਿਚ ਫੈਲੀਆਂ ਬੁਰਾਈਆਂ ਵਿਰੁਧ ਅਹਿੰਸਕ ਜੰਗ ਲੜੀ। ਸਿਟੇ ਵਜੋਂ ਪਸੂ ਬਲੀ, ਦਾਸ ਪ੍ਰਥਾ, ਜਾਤਪਾਤ ਖਤਮ ਹੋਈ। ਇਸਤਰੀ ਨੂੰ ਧਾਰਮਿਕ ਅਤੇ ਸਮਾਜਿਕ ਅਧਿਕਾਰ ਮਿਲੇ। ਉਨ੍ਹਾਂ ਨੇ ਹੋਰ ਤੀਰਬੰਕਰਾਂ ਵਾਂਗ ਹੀ ਸ੍ਰੀ ਸੰਘ (ਸਾਹੂ, ਸਾਧਵੀ, ਸ਼ਾਵਕ, ਸ਼ਾਵਿਕਾ) ਦੀ ਸਥਾਪਨਾ ਕੀਤੀ। ਉਨ੍ਹਾਂ ਦਾ ਉਪਦੇਸ਼ ਉਨ੍ਹਾਂ ਦੇ ਪ੍ਰਮੁਖ ਸਿਸ਼ ਸ੍ਰੀ ਸੁਧਰਮਾ ਸਵਾਮੀ ਅਤੇ ਜੰਬੂ ਸਵਾਮੀ ਨੇ ਸੰਭਾਲ ਕੇ ਰਖਿਆ।

ਹੁਣ ਅਸੀਂ ਇਸ ਲੰਬੇ ਆਗਮ ਇਤਿਹਾਸ ਦੀ ਚਰਚਾ ਕਰਾਂਗੇ।

ਜੈਨ ਸਾਹਿਤ ਦਾ ਪੁਰਾਤਨ ਰੂਪ ਚੌਦਾਂ ਪੂਰਵ ਮੰਨੇ ਜਾਂਦੇ ਹਨ। ਭਾਵੇਂ ਅੱਜ ਕੱਲ੍ਹੂ ਕੋਈ ਵੀ ਪੂਰਵ ਨਹੀਂ ਮਿਲਦਾ ਪਰ ਇਨ੍ਹਾਂ ਪੂਰਵਾਂ ਦੇ ਨਾਂ ਆਗਮ ਸਾਹਿਤ ਵਿਚ ਮਿਲਦੇ ਹਨ। ਨੰਦੀ ਸੂਤਰ ਵਿਚ ਇਨ੍ਹਾਂ ਪੂਰਵਾਂ ਦਾ ਵਿਸ਼ਾ ਤੇ ਸ਼ਲੋਕ ਸੰਖਿਆ ਦਾ ਵਰਨਣ ਵਿਸਥਾਰ ਨਾਲ ਮਿਲਦਾ ਹੈ।

ਭਗਵਾਨ ਮਹਾਵੀਰ ਦੇ ਸਮੇਂ ਇਹ ਪੂਰਵ ਮੌਜੂਦ ਹਨ। ਪਰ ਮਹਾਵੀਰ ਨਿਰਵਾਨ ਸੰਮਤ 1000 ਦੇ ਕਰੀਬ ਪੂਰਵਾਂ ਦਾ ਗਿਆਨ ਬਿਲਕੁਲ ਖਤਮ ਹੋ ਗਿਆ।

ਇਨ੍ਹਾਂ ਪੂਰਵਾਂ ਦੇ ਆਧਾਰ ਤੇ ਹੀ ਅੰਗ, ਉਪਾਂਗ ਮੂਲ ਸੂਤਰ, ਛੇਦ ਸੂਤਰ ਅਤੇ

ਪ੍ਰਕਿਰਨਕਾਂ ਦੀ ਰਚਨਾ ਹੋਈ ।

ਭਗਵਤੀ ਸੁਤਰ ਵਿਚ ਭਗਵਾਨ ਮਹਾਵੀਰ ਦੇ ਸਾਧੂਆਂ ਦਾ ਗਿਆਰੂਂ ਅੰਗ ਜਾਂ ਬਾਰੂਂ ਅੰਗ ਪੜ੍ਹਨ ਦਾ ਵਰਨਣ ਮਿਲਦਾ ਹੈ । ਜੈਨ ਪਰੰਪਰਾ ਵਿਚ ਸ਼ਰੂਤ ਸਾਹਿਤ ਦੀ ਪਰੰਪਰਾ ਮਿਲਦੀ ਹੈ । ਤੀਰਬੰਕਰ ਜੋ ਉਪਦੇਸ਼ ਦਿੰਦੇ ਹਨ ਉਨ੍ਹਾਂ ਦੇ ਗਿਆਨੀ ਸਿਸ਼ ਉਸ ਨੂੰ ਸੁਣ ਕੇ ਵਿਸ਼ਾਲ ਸਾਹਿਤ ਦੀ ਰਚਨਾ ਕਰਦੇ ਹਨ । ਜੈਨ ਆਗਮਾਂ ਦੀ ਭਾਸ਼ਾ ਅਰਥ-ਮਾਗਧੀ ਪ੍ਰਕ੍ਰਿਤ ਹੈ ।

ਜੈਨ ਆਗਮ ਸਾਹਿਤ ਦੇ ਵਿਕਾਸ ਦੀ ਕਹਾਣੀ ਬਹੁਤ ਲੰਬੀ ਤੇ ਦਿਲਚਸਪ ਹੈ । ਜੈਨ ਪਰੰਪਰਾ ਅਨੁਸਾਰ ਜੈਨ ਆਗਮਾਂ ਦੇ ਕਦੇ ਵੀ ਖਾਤਮਾ ਨਹੀਂ ਹੁੰਦਾ, ਹਰ ਤੀਰਬੰਕਰ ਦੇ ਸਿਸ਼ ਆਗਮਾਂ ਦੀ ਰਚਨਾ ਕਰਦੇ ਹਨ ।

ਭਗਵਾਨ ਰਿਸ਼ਵਦੇਵ ਸਮੇਂ 84000 ਪ੍ਰਕੀਰਨਕ ਗ੍ਰੰਥ ਸਨ । ਭਗਵਾਨ ਮਹਾਂਵੀਰ ਸਮੇਂ ਇਨ੍ਹਾਂ ਦੀ ਸੰਖਿਆ 14000 ਰਹਿ ਗਈ । ਪਰ ਦੇਵਾਰਧੀ ਕਸ਼ਮਾਂ ਸਮਾ ਸ਼ਰਮਣ ਸਮੇਂ ਇਹ ਸੰਖਿਆ 84 ਰਹਿ ਗਈ ਸੀ ।

ਪਾਠਕਾਂ ਦੀ ਜਾਣਕਾਰੀ ਲਈ ਅਸੀਂ 14 ਪੂਰਵਾਂ ਦੇ ਨਾਂ ਤੇ ਸ਼ਲੋਕ ਸੰਖਿਆ ਦੱਸਦੇ ਹਾਂ ।

14 ਪੂਰਵਾਂ ਦੇ ਨਾਂ

- 1) ਉਤਪਾਦ ਪੂਰਵ
- 2) ਅਗਰਾਏਨੀਯ ਪੂਰਵ
- 3) ਵੀਰਯ
- 4) ਆਸਤੀ ਨਾਸਤੀ ਪ੍ਰਵਾਦ
- 5) ਗਿਆਨ ਪ੍ਰਵਾਦ ਪੂਰਵ
- 6) ਸਤਯ ਪ੍ਰਵਾਦ
- 7) ਆਤਮ ਪ੍ਰਵਾਦ
- 8) ਕਰਮ ਪ੍ਰਵਾਦ
- 9) ਪ੍ਰਤਿਆਖਿਆਨ ਪਦ
- 10) ਵਿਦਿਆਨੁਵਾਦ
- 11) ਅਵੰਧਯ
- 12) ਪ੍ਰਾਣਾਯੂ
- 13) ਕਿਰਿਆਵਿਸ਼ਾਲ
- 14) ਲੋਕਬਿੰਦੂਸਾਰ

ਸ਼ਲੋਕ ਸੰਖਿਆ

1 ਕਰੋੜ	
96 ਲੱਖ	
70 ਲੱਖ	
60 ਲੱਖ	
99 ਲੱਖ 99 ਹਜ਼ਾਰ 999	
1 ਕਰੋੜ	
26 ਕਰੋੜ	
1 ਕਰੋੜ 80 ਹਜ਼ਾਰ	
84 ਲੱਖ	
1 ਕਰੋੜ 10 ਲੱਖ	
26 ਕਰੋੜ	
1 ਕਰੋੜ 56 ਲੱਖ	
9 ਕਰੋੜ	
12½ ਕਰੋੜ	

ਉਪਰੋਕਤ ਪੂਰਵਾਂ ਦੀ ਸੂਚੀ ਵੇਖਣ ਤੇ ਪਤਾ ਲੱਗਦਾ ਹੈ ਕਿ ਇਹ ਸਾਹਿਤ ਭਗਵਾਨ

ਪਾਰਸ਼ਵ ਨਾਥ ਤੇ ਸ੍ਰੀ ਮਹਾਵੀਰ ਸਵਾਮੀ ਤੋਂ ਪਹਿਲਾਂ ਦੀਆਂ ਰਚਨਾ ਸਨ। ਇਨ੍ਹਾਂ ਵੀ ਭਾਸ਼ਾ ਵੀ ਸੰਸਕ੍ਰਿਤ ਲੱਗਦੀ ਹੈ।

ਭਗਵਾਨ ਮਹਾਵੀਰ ਦੇ ਉਪਦੇਸ਼ ਨੂੰ ਉਨ੍ਹਾਂ ਦੇ ਪ੍ਰਮੁਖ ਸ਼ਿਸ਼ ਸੁਧਰਮਾ ਸੁਆਮੀ ਨੇ ਇਕੱਠਾ ਕੀਤਾ। ਉਸ ਸਮੇਂ ਪੜ੍ਹਾਈ ਦਾ ਕੰਮ ਮੂੰਹ ਜਬਾਨੀ ਹੁੰਦਾ ਸੀ। ਗੁਰੂ ਸ਼ਿਸ਼ ਨੂੰ ਆਗਮ ਸੁਣਾ ਦਿੰਦਾ ਸੀ। ਇਹੋ ਸਿਲਸਿਲਾ ਕਈ ਸਦੀਆਂ ਤਕ ਚਲਦਾ ਰਿਹਾ। ਕਿਸੇ ਨੇ ਵੀ ਭਗਵਾਨ ਨਿਰਵਾਨ ਮਹਾਵੀਰ ਸੰਮਤ 1000 ਤਕ ਸੂਤਰਾਂ ਨੂੰ ਲਿਖਣਾ ਠੀਕ ਨਹੀਂ ਸਮਸਿਆ ਪਰ ਇਸ ਦਾ ਇਹ ਅਰਥ ਨਹੀਂ ਕਿ ਆਗਮਾਂ ਦੇ ਸੰਬੰਧੀ ਕੋਈ ਵਿਦਵਾਨਾਂ ਦੀ ਸੰਮੇਲਲ ਨਾ ਹੋਇਆ ਹੋਵੇ।

ਪਹਿਲੀ ਵਾਰਨਾ—ਜੈਨ ਇਤਿਹਾਸ ਵਿਚ ਜੈਨ ਆਗਮਾਂ ਦੇ ਸੰਪਾਦਨ ਦਾ ਕੰਮ ਭਿੰਨ ਸਮੇਂ ਪੰਜ ਕਾਨਫਰੰਸਾਂ ਵਿਚ ਹੁੰਦਾ ਰਿਹਾ। ਸਭ ਤੋਂ ਪਹਿਲੀ ਕਾਨਫਰੰਸ ਮਹਾਵੀਰ ਨਿਰਵਾਨ ਸੰਮਤ ਦੀ ਦੂਸਰੀ ਸਦੀ (160 B. C.) ਵਿਚ ਹੋਈ। ਉਸ ਸਮੇਂ ਅਚਾਰਿਆ। ਭੱਦਰਵਾਹੁ ਸਵਾਮੀ ਨੇਪਾਲ ਵਿਚ ਸਨ। ਸਾਰੇ ਦੇਸ਼ ਵਿਚ ਅਕਾਲ ਪਿਆ ਹੋਇਆ ਸੀ। ਲੋਕ ਭੁੱਖ ਨਾਲ ਮਰ ਰਹੇ ਸਨ। ਸਾਧੂਆਂ ਨੂੰ ਵੀ ਭੇਜਨ ਮਿਲਨਾ ਬਹੁਤ ਮੁਸ਼ਕਲ ਹੋ ਗਿਆ ਸੀ। ਇਹ ਅਕਾਲ 12 ਸਾਲ ਰਿਹਾ। ਉਸ ਸਮੇਂ ਬਹੁਤ ਸਾਰੇ ਮਗਧ ਦੀ ਰਾਜਧਾਨੀ ਪਾਟਲੀ ਪੁੱਤਰ ਇਕੱਠੇ ਹੋਏ, ਉਨ੍ਹਾਂ ਨੇ 11 ਅੰਗਾਂ ਦਾ ਸੰਪਾਂਦਨ ਕੀਤਾ। 12ਵਾਂ ਦ੍ਰਿਸ਼ਟੀਵਾਦ ਅੰਗ ਸਭ ਭੁੱਲ ਚੁੱਕੇ ਸਨ। ਇਸ ਕੰਮ ਦੀ ਪੂਰਤੀ ਲਈ ਭੱਦਰਵਾਹੁ ਸਵਾਵੀ ਦੇ ਸ਼ਿਸ਼ ਸਥੂਲ ਭੱਦਰ ਨੇਪਾਲ ਬਾਰੁਵਾਂ ਅੰਗ ਸਿਖਣ ਗਏ, ਜੋ ਕਿ ਪੂਰਾ ਨਾ ਹੋ ਸਕਿਆ। ਕਿਉਂਕਿ ਮਹਾਵੀਰ ਸੰਮਤ 170 ਵਿਚ ਭੱਦਰਵਾਹੁ ਸਵਾਮੀ ਦਾ ਸਵਰਗਵਾਸ ਹੋ ਗਿਆ। ਇਸ ਸਭਾ ਵਿਚ ਜੇਹੜੇ ਭਿਕਸ਼ੂਆਂ ਦੇ ਜੋ ਕੁਝ ਵੀ ਯਾਦ ਸੀ ਉਹ ਇਕੱਠਾ ਕਰ ਲਿਆ ਗਿਆ ਪਰ ਬਹੁਤ ਸਾਰਾ ਆਗਮਾਂ ਦਾ ਗਿਆਨ ਭਿਕਸ਼ੂ ਭੁੱਲ ਚੁੱਕੇ ਸਨ। ਇਸ ਸਾਹਿਤ ਨੂੰ ਕਈ ਵਿਦਵਾਨ ਭਿਕਸ਼ੂਆਂ ਨੇ ਮਾਨਤਾ ਦੇਣ ਤੋਂ ਇਨਕਾਰ ਕਰ ਦਿਤਾ। ਇਸ ਦੇ ਵਜੋਂ ਜੈਨੀਆਂ ਦੇ ਦੋ ਪ੍ਰਮੁਖ ਸੰਪਰਦਾਏ ਸਵੇਤਾਬਾਰ ਤੇ ਦਿਗੰਬਰ ਸਾਹਮਣੇ ਆਏ।

ਦੂਜੀ ਵਾਰਨਾ—ਈਸਾ ਦੀ ਦੂਜੀ ਸਤਾਬਦੀ ਵਿਚ ਮਹਾਰਾਜ ਖਾਰਵੇਲ ਕਾਲੰਗ ਰਾਜ ਦਾ ਸਮਰਾਟ ਬਣਿਆ। ਉਹ ਇਕ ਜੈਨ ਸਮਰਾਟ ਸੀ। ਉਸ ਦੇ ਸਮੇਂ ਆਗਮਾਂ ਦਾ ਸੰਪਾਦਨ ਕਰਨ ਦੀ ਇਕ ਕੋਸ਼ਿਸ਼ ਕੀਤੀ ਗਈ ਜਿਸ ਦਾ ਖੰਡ-ਗਿਰੀ ਤੇ ਉਦੇ-ਗਿਰੀ ਦੀਆਂ ਗੁਫਾਵਾਂ ਵਿਚ ਖੁਦੇ ਸ਼ਿਲਾ-ਲੇਖਾਂ ਤੋਂ ਪਤਾ ਲਗਦਾ ਹੈ। ਪਰ ਜੈਨ ਇਤਿਹਾਸਕਾਰ ਨੇ ਇਸ ਦਾ ਕੋਈ ਵਰਨਣ ਨਹੀਂ ਕੀਤਾ।

ਤੀਜੀ ਵਾਰਨਾ—ਮਹਾਵੀਰ ਸੰਮਤ 827-840 ਦੇ ਕਰੀਬ ਜੈਨ ਸੰਘ ਮਥੁਰਾ ਵਿਖੇ ਇਕੱਠਾ ਹੋਇਆ। ਉਸ ਸਮੇਂ ਭਾਰੀ ਅਕਾਲ ਪਿਆ ਹੋਇਆ ਸੀ। ਗਿਆਨੀ ਸਾਧੂ ਮਰ ਚੁੱਕੇ ਸਨ। ਬਾਕੀ ਸਾਧੂ ਕਾਫੀ ਕੁਝ ਭੁੱਲ ਚੁੱਕੇ ਸਨ। ਅਚਾਰਿਆ ਸਕੰਦਲ ਦੀ

ਪ੍ਰਧਾਨਗੀ ਹੇਠ ਇਕ ਵਾਰ ਆਗਮਾਂ ਦਾ ਸੰਪਾਦਨ ਫੇਰ ਕੀਤਾ ਗਿਆ। ਇਸ ਨੂੰ ਮਾਬੁਰੀ ਵਾਚਨਾ ਆਖਦੇ ਹਨ।

ਚੌਥੀ ਵਾਚਨਾ—ਮਹਾਂਵੀਰ ਸੰਮਤ 837-840 ਸਮੇਂ ਹੀ ਵੱਲਭੀ (ਗੁਜਰਾਤ) ਵਿਖੇ ਅਚਾਰਿਆ ਨਾਗਾ ਅਰੁਜਨ ਦੀ ਪ੍ਰਧਾਨਗੀ ਹੇਠ ਇਕ ਵਾਚਨਾਂ ਫੇਰ ਕੀਤੀ ਗਈ। ਉਸ ਸਮੇਂ ਕਾਫੀ ਕੁਝ ਸਾਧੂ ਭੁੱਲ ਚੁਕੇ ਸਨ।

ਪੰਜਵੀਂ ਵਾਚਨਾਂ—980 ਜਾਂ 993 ਮਹਾਂਵੀਰ ਸੰਮਤ ਸਮੇਂ ਵੱਲਭੀ ਵਿਖੇ ਸਰਮਣ ਸੰਘ ਅਚਾਰਿਆ ਦੇਵਾਰਧੀਗਣੀ ਸ਼ਮਾ ਸਰਮਣ ਦੀ ਪ੍ਰਧਾਨਗੀ ਹੇਠ ਇਕੱਠ ਹੋਇਆ। ਸਾਰੇ ਆਗਮਾਂ ਨੂੰ ਤਾੜ ਪੱਧਰ ਤੇ ਲਿਖ ਕੇ ਸੁਰੱਖਿਅਤ ਕੀਤਾ ਗਿਆ। ਅੱਜ ਕੱਲ ਉਸੇ ਵਾਚਨਾਂ ਵਿਚ ਲਿਖੇ ਗਏ ਆਗਮ ਹੀ ਮਿਲਦੇ ਹਨ। ਇਸ ਤੋਂ ਬਾਅਦ ਕੋਈ ਅਜੇਹੀ ਸੰਗੀਤੀ ਨਹੀਂ ਹੋਈ।

ਉਸ ਸਮੇਂ ਤੋਂ ਲੈ ਕੇ ਹੁਣ ਤੱਕ ਅਨੇਕਾਂ ਅਚਾਰਿਆਂ ਨੇ ਸੰਸਕ੍ਰਿਤ, ਪ੍ਰਾਕ੍ਰਿਤ, ਅਪਭਰਸ਼, ਤਾਮਿਲ ਤੇਲਗੂ, ਕਨਡ, ਰਾਜਸਥਾਨੀ, ਗੁਜਰਾਤੀ ਤੇ ਹਿੰਦੀ ਵਿਚ ਆਗਮ ਤੇ ਅਨੇਕਾਂ ਟੀਕੇ, ਟੱਬਾ, ਨਿਊਕਤੀਆਂ, ਚੂਰਨੀਆ, ਭਾਸ਼ਾ ਤੇ ਅਵਚੂਰਨੀਆ, ਭਾਰੀ ਸੰਖਿਆਂ ਵਿਚ ਲਿਖੇ ਗਏ। ਅੱਜ ਵੀ ਭਾਰਤ ਦੇ ਬੜੇ ਬੜੇ ਸ਼ਹਿਰਾਂ ਵਿਚ ਹਜ਼ਾਰਾਂ ਸਾਲ ਪਹਿਲਾਂ ਲਿਖੇ ਗ੍ਰੰਥਾਂ ਦੇ ਭੰਡਾਰ ਮਿਲਦੇ ਹਨ।

ਸ਼ਵੇਤਾਂਵਰ ਜੈਨ ਪਰੰਪਰਾ ਅਨੁਸਾਰ ਆਗਮਾਂ ਦੀ ਵਰਗੀਕਰਨਾ¹

ਸ੍ਰੀ ਨੰਦੀ ਸੂਤਰ ਅਨੁਸਾਰ ਆਗਮਾਂ ਦਾ ਵਰਗੀਕਰਨ ਇਸ ਪ੍ਰਕਾਰ ਹੈ:—

ਆਵਸ਼ਕ 6 ਹਨ

(1) ਸਮਾਇਕ (2) ਚਤੁਰਵਿਸ਼ਤਵ (3) ਬੰਦਨ (4) ਪ੍ਰਤਿਕ੍ਰਮਨ (5) ਕਯੋਤਸਰਗ (6) ਪ੍ਰਤਿਖਿਆਨ।

ਉਤਰਕਾਲਿਕ 29 ਹਨ

(1) ਦਸ਼ਵੈਕਾਲਿਕ (2) ਕਛਪਾਕਲਪ (3) ਚੁਲਕਕਲਪ (4) ਮਹਾਕਲਪ
(5) ਔਪਧਾਤਿਕ (6) ਰਾਜਪੁਸ਼ਨੀਆ (7) ਜੀਵਾਮਿਗਮ (8)
ਪ੍ਰਗਿਆਪਨਾ (9) ਮਹਾਪ੍ਰਗਿਆਪਨਾ (10) (11)
ਨੰਦੀ (12) ਅਨੂਯੋਗਦਵਾਰ (13) ਦੇਵੰਦਰਸਤਵ (14)

ਵਿਸ਼ੇ ਪੱਖੋਂ ਆਗਮਾਂ ਦਾ ਵਰਗੀਕਰਨ ਚਾਰ ਪ੍ਰਕਾਰ ਨਾਲ ਕੀਤਾ ਜਾਂਦਾ ਹੈ।

(1) ਚਰਣ-ਕਰਨਾਯੋਗ (ਕਾਲਿਕ ਸ਼ੁਰੂਤ) (2) ਧਰਮਾ ਨੂੰ ਯੋਗ (ਰਿਸੀ ਭਾਸ਼ਤਿ ਆਦਿ ਸੂਤਰ) (3) ਗਣਿਤਾਨੁਯੋਗ (ਸੂਰਜ ਪਰਿਆਗਪਤੀ) (4) ਦਰਵਾਯਾਨਯੋਗ (ਦ੍ਰਿਸ਼ਟੀਵਾਦ ਜਾਂ ਸੂਤਰ ਕ੍ਰਿਤਾਂਗ)।

ਤਦੁਲਵੈਤਾਲਿਕ (15) ਚੰਦਰ ਵੇਦਯਕ (16) ਸੁਰਯ ਪ੍ਰਗਿਆਪਤੀ
 (17) ਪੋਰਸੀ ਮੰਡਲ (18) ਮੰਡਲ ਪ੍ਰਵੇਸ਼ (19) ਵਿਦਿਆਚਰਨ
 ਵਿਨਿਸ਼ਚੈ (20) ਗਣੀ ਵਿਦਿਆ (21) ਧਿਆਨ ਵਿਭੱਕਤੀ (22)
 ਮਰਨ ਵਿਭੱਕਤੀ (23) ਆਤਮ ਵਿਸੂਧੀ (24) ਵੀਤਰਾਗ ਸ਼ਰੂਤ (25)
 ਸਲੇਖਨਾ ਸ਼ਰੂਤ (26) ਵਿਹਾਰ ਕਲਪ (27) ਚਰਨਵਿਧੀ (28)
 ਆਤੁਰ ਪ੍ਰਤਿਖਿਆਨ (29) ਮਹਾਪ੍ਰਤਿਖਿਆਨ ।

ਕਾਲਿਕ 35 ਹਨ

(1) ਉੱਤਰਾਂਧਿਐਨ (2) ਦਸ਼ਾਸ਼ਰੂਤ ਸਕੰਧ (3) ਬ੍ਰਹਮ ਕਲਪ (4)
 ਵਿਹਾਰ (5) ਨਸ਼ਿਬ (6) ਮਹਾਨਸ਼ਿਬ (7) ਰਿਸੀ ਭਾਸੀਤ (8)
 ਜੰਬੂ ਦੀਪ ਪ੍ਰਗਿਆਪਤੀ (9) ਦੀਪਸਾਗਰ ਪ੍ਰਗਿਆਪਤੀ (10) ਚੰਦਰ
 ਪ੍ਰਗਿਆਪਤੀ (11) ਲਘੁਵਿਮਾਨ ਪ੍ਰਵਿਭੱਕਤੀ (12) ਮਹਾਵਿਮਾਨ (13)
 ਅੰਗ ਚੁਲਿਕਾ (14) ਵਰਗ ਚੁਲਿਕਾ (15) ਵਿਆਖਿਆ ਚੁਲਿਕਾ
 (16) ਅਰੁਣੋਪਧਾਤ (17) ਵਰੁਣੋਪਧਾਤ (18) ਗਰੁਡੋਪਧਾਤ (19)
 ਧਰਨੋਪਧਾਤ (20) ਵੈਸਰਮਨਪਧਾਤ (21) ਵੇਲਧੰਰਪਧਾਤ (22)
 ਦੇਵੰਦਰਪਧਾਤ (23) ਉਥਾਨ ਸ਼ਰੂਤ (24) ਸਮੁਥਾਨ ਸ਼ਰੂਤ (25)
 ਨਾਗ ਪ੍ਰਗਿਆਪਨਿਕਾ (26) ਨਿਰਯਵਾਲਿਕਾ (27) ਕਲਪਾਵਤਸਿਕਾ
 (28) ਪੁਸ਼ਪਿਕਾ (29) ਪੁਸ਼ਪ ਚੁਲਿਕਾ (30) ਵਿਸ਼ਨ ਦਸ਼ਾ (31)
 ਆਸੀਵਿਸ਼ ਭਾਵਨਾ (32) ਦਰਿਸ਼ਟੀਵਿਸ਼ ਭਾਵਨਾ (33) ਸੁਪਨ
 ਭਾਵਨਾ (34) ਮਹਾਸੁਪਨ ਭਾਵਨਾ (35) ਤੇਜਨਿਸਰਗ ।

ਅੰਗ ਪ੍ਰਵਿਸ਼ਟ 12 ਹਨ ।

(1) ਆਚਾਰੰਗ (2) ਸੂਤਰ ਕ੍ਰਿਤਾਂਗ (3) ਸਥਾਨੰਗ (4) ਸਮਵਾਯਾਂਗ (5)
 ਵਿਆਖਿਆ ਪ੍ਰਗਿਆਪਤੀ (6) ਗਿਆਤੀ ਧਰਮ ਕਥਾਂਗ (7) ਉਪਾਸਕ
 ਦਸਾਂਗ (8) ਅੰਤਕ੍ਰਿਤਦਸਾਂਗ (9) ਅਨੁਤਰ ਔਪਧਾਤਿਕ (10) ਪ੍ਰਸ਼ਨ
 ਵਿਆਕਰਨ (11) ਵਿਪਾਕ (12) ਦਿੜਸ਼ਟੀਵਾਦ :

ਦਿਗੰਵਰ ਪਰੰਪਰਾ ਅਨੁਸਾਰ ਆਗਮਾਂ ਦਾ ਵਰਗੀਕਰਨ

ਸ਼ਿਰੀ ਤੱਤਵਾਰਥ ਸੂਤਰ 1—20 ਸ਼ਰੂਤ ਸਾਗਰ ਵਿਰਤੀ ਅਨੁਸਾਰ ਇਸ ਪ੍ਰਕਾਰ

ਹੈ :—

આગમ

અંગ પૂર્વિસ્તાર	અંગ બાહ્યર
1. આચાર	1. સમદિક
2. સૂર્યરક્ષિત	2. ચતુરવિસ્તરવ
3. સથાન	3. બંદના
4. સમવાય	4. પૂર્તિક્રમન
5. વિઆધિઆ પૂર્ગિઆપતી	5. વૈનયીક
6. ગિઆત્રા ધરમ કથાંગ	6. ક્રતિકરમ
7. ઉપાસ્તક દસ્તાગ	7. દસ્તવૈકાલિક
8. અંતક્રિત દસ્તાગ	8. ઉત્તરાધિઅન
9. અનુભરપોપાત્તિક દસ્તાગ	9. કલપ વિવહાર
10. પૂજન વિઆકરન	10. કલપાકલપ
11. વિપાક	11. મહાકલપ
12. દરિસ્તીવાદ	12. પુર્ડરીક
	13. મહા પુર્ડરીક
	14. અસતીકા

દરિસ્તીવાદ

પરિકરમ	સૂર્ય	પૂષ્માનુયાગ	પૂરવગત	ચુલ્લિકા
ચેંદર પૂર્ગિઆપતી		1. ઉત્પાદ		1. જલગતા
સૂરજ પૂર્ગિઆપતી		2. અગરાએણીએ		2. સખલગતા
જ૰બૂદીપ પૂર્ગિઆપતી		3. વીરજાનુપૂર્વાદ		3. માયાગતા
દીપ સાગર પૂર્ગિઆપતી		4. આસતીનાસતીપૂર્વાદ		4. અકાશગતા
વિઆધિઆ પૂર્ગિઆપતી		5. ગિઆનપૂર્વાદ		5. રૂપગતા
		6. સત્જપૂર્વાદ		
		7. આતમ પૂર્વાદ		
		8. કરમ પૂર્વાદ		
		9. પૂર્તિધિઆન પૂર્વાદ		

10. ਵਿਦਿਆਨੁ ਪ੍ਰਵਾਦ

11. ਕਲਿਆਨ

12. ਪ੍ਰਾਣਾਵਾਯ

13. ਕ੍ਰਿਆਵਿਸ਼ਾਲ

14. ਲੋਕਬਿੰਦੂਸਾਰ

ਜੇਨ ਧਰਮ ਦੇ ਦੋਹੇ ਪ੍ਰਮੁਖ ਫਿਰਕੇ ਇਹ ਗੱਲ ਮੰਨਦੇ ਹਨ ਕਿ ਭਗਵਾਨ ਮਹਾਵੀਰ ਦਾ ਅਸਲ ਸਾਹਿਤ ਨਸ਼ਟ ਹੁੰਦਾ ਰਿਹਾ ਹੈ। ਇਸ ਬਾਰੇ ਅਸੀਂ ਦੋਹੇ ਫਿਰਕਿਆਂ ਦਾ ਇਤਿਹਾਸ ਵੇਖਦੇ ਹਾਂ ਤਾਂ ਇਸ ਬਾਰੇ ਮਤਭੇਦ ਦਾ ਪਤਾ ਲਗਦਾ ਹੈ।

ਆਗਮ ਦਾ ਨਸ਼ਟ ਹੋਣਾ

ਦਿੰਗੰਬਰ ਪਰੰਪਰਾ ਅਨੁਸਾਰ

ਦਿੰਗੰਬਰ ਪਰੰਪਰਾ ਅਨੁਸਾਰ ਅੱਜ ਕਲ ਕੋਈ ਆਗਮ ਉਪਲਭਧ ਨਹੀਂ ਹੈ। ਭਗਵਾਨ ਮਹਾਵੀਰ ਦੇ ਨਿਰਵਾਨ ਤੋਂ 62 ਸਾਲ ਬਾਅਦ ਕੇਵਲ-ਗਿਆਨੀ (ਬ੍ਰਹਮ ਗਿਆਨੀ) ਖਤਮ ਹੋ ਗਏ। ਆਖਰੀ ਕੇਵਲ-ਗਿਆਨੀ ਸ੍ਰੀ ਜੰਬੂ ਸਵਾਮੀ ਸਨ। ਉਨ੍ਹਾਂ ਤੋਂ 100 ਸਾਲ ਬਾਅਦ ਸ਼ਾਰੂਤ ਕੇਵਲੀ ਦੀ ਪਰੰਪਰਾ ਵੀ ਖਤਮ ਹੋ ਗਈ। ਆਖਰੀ ਸ਼ਾਰੂਤ ਕੇਵਲ ਸ੍ਰੀ ਭਦਰਵਾਹੁ ਸਨ। ਇਸ ਤੋਂ 183 ਸਾਲ ਬਾਅਦ 10 ਪੂਰਵਾਂ ਦਾ ਗਿਆਨ ਵੀ ਨਸ਼ਟ ਹੋ ਗਿਆ। ਆਖਰੀ ਪੂਰਵਾਂ ਦੇ ਜਾਨਕਾਰ ਸੁਧਰਮਾਂ ਜਾਂ ਧਰਸੇਨ ਸਨ। ਉਨ੍ਹਾਂ ਤੋਂ 220 ਸਾਲ ਬਾਅਦ 11 ਅੰਗਾਂ ਦੇ ਜਾਨਕਾਰ ਵੀ ਖਤਮ ਹੋ ਗਏ। ਆਖਰੀ ਅੰਗਾਂ ਦੇ ਜਾਨਕਾਰ ਕੰਸ ਅਚਾਰਿਆ ਸਨ। ਇਸ ਤੋਂ 118 ਸਾਲ ਬਾਅਦ ਆਚਾਰੰਗ ਸੂਤਰ ਦੇ ਆਖਰੀ ਜਾਣਕਾਰ ਲੋਹ ਅਚਾਰਿਆ ਸਮੇਂ ਸਾਰਾ ਆਗਮ ਸਾਹਿਤ ਨਸ਼ਟ ਹੋ ਗਿਆ। ਇਸ ਪ੍ਰਕਾਰ $62+100+183+220+118 = 683$ ਮਹਾਵੀਰ ਨਿਰਵਾਨ ਦੀ 7 ਸਦੀ ਵਿਚ ਸਾਰਾ ਸਾਹਿਤ ਨਸ਼ਟ ਹੋ ਗਿਆ। ਉਸ ਸਮੇਂ ਦਿਸ਼ਟੀਵਾਦਕ ਨਾਮਕ ਅੰਗ ਦੇ ਕੁਝ ਅੰਸ਼ ਅਚਾਰਿਆ ਧਰ ਸੈਨ ਨੂੰ ਯਾਦ ਸਨ। ਉਨ੍ਹਾਂ ਸੌਚਿਆ ਕਿ ਜੇ ਇਨ੍ਹਾਂ ਨੂੰ ਲਿਪਿਚਘ ਨਾ ਕੀਤਾ ਤਾਂ ਕੁਝ ਵੀ ਨਹੀਂ ਬਚੇਗਾ। ਸੋ ਉਨ੍ਹਾਂ ਨੇ ਪਹਿਲੀ ਸਦੀ ਦੇ ਸ਼ੁਰੂ ਵਿਚ ਗਿਰਨਾਰ ਪਰਬਤ ਦੀ ਚੰਦਰ ਗਿਰੀ ਗੁਢਾ ਵਿਚ ਆਪਣੇ ਚੇਲੇ ਪੁਸ਼ਪ ਦੇਵ ਅਤੇ ਭੁਤਵਲੀ ਨੂੰ ਇਕੱਠਾ ਕਰ ਕੇ ਸਾਹਿਤ ਨੂੰ ਲਿਖਾਇਆ ਜੋ ਕਿ ਮਹਾਬੰਧ ਨਾਉਂ ਦੇ ਵਿਸ਼ਾਲ ਗ੍ਰੰਥ ਦੇ ਰੂਪ ਵਿਚ ਸਾਡੇ ਸਾਹਮਣੇ ਹੈ। ਇਸ ਨੂੰ ਮਹਾਬੰਧ ਸ਼ਟਖੰਡ ਆਗਮ ਵੀ ਆਖਦੇ ਹਨ। ਇਸ ਤੋਂ ਛੁਟ ਦਿੰਗੰਬਰ ਫਿਰਕੇ ਵਾਲੇ ਤਤਵਾਰਥ ਸੂਤਰ, ਕਸ਼ਾਏ ਪਾਹੁੜ, ਗੋਮਟਸਾਰ, ਪ੍ਰਵਚਨਸਾਰ, ਨਿਅਮਸਾਰ, ਵਸੁਨੰਦੀ ਸ਼ਰਾਵਕਾਚਾਰ, ਤਿਲੋਯ ਪ੍ਰਣਤੀ ਆਦਿ ਗ੍ਰੰਥਾਂ ਨੂੰ ਆਗਮਾਂ ਦੀ ਤਰ੍ਹਾਂ ਮੰਨਦੇ ਹਨ।

ਇਨ੍ਹਾਂ ਗ੍ਰੰਥਾਂ ਤੇ ਅਨੇਕਾਂ ਭਾਸ਼ਾ ਤੇ ਟੀਕਾਵਾਂ ਲਿਖੀਆਂ ਗਈਆਂ ਹਨ। ਤਤਵਾਰਥ ਸੂਤਰ ਦੀ ਪ੍ਰਮੁਖ ਟੀਕਾਂ ਤਤਵਾਰਥ ਰਾਜਵਾਰਤਿਕ ਹੈ। ਦਿੰਗੰਬਰ ਫਿਰਕਿਆਂ ਵਾਲਿਆਂ ਨੇ

ਪ੍ਰਮਾਣ ਤੇ ਨਜ਼ਦੀ ਦੇ ਵਿਸ਼ੇ ਤੇ ਬਹੁਤ ਸਾਹਿਤ ਲਿਖਿਆ ਹੈ। ਦਿੰਗੰਬਰ ਸੰਪਰਦਾਏ ਵਾਲਿਆਂ ਨੇ ਸੰਸਕ੍ਰਿਤ ਤੇ ਅਪਭੂਸ਼ ਭਾਸ਼ਾ ਵਿਚ ਪੁਰਾਨ ਸਾਹਿਤ ਦੀ ਰਚਨਾ ਵੀ ਕੀਤੀ ਹੈ। ਦਿੰਗੰਬਰ ਸਾਹਿਤਕਾਰ ਵਿਚੋਂ ਪ੍ਰਮੁਖ ਅਚਾਰਿਆ ਉਮਾਸਵਾਤੀ, ਅੰਕਲਕ, ਵਿਦਿਆਨੰਦੀ ਕੁਦਕੂਦ, ਸਮੱਤਭਦਰ, ਵਸੁਨੰਦੀ ਆਦਿ ਦੇ ਨਾਂ ਬਹੁਤ ਪ੍ਰਸਿਧ ਹਨ।

ਸ਼ਵੇਤਾਂਬਰ ਪਰੰਪਰਾ

ਸ਼ਵੇਤਾਂਬਰ ਪਰੰਪਰਾ ਅਨੁਸਾਰ ਸ਼੍ਰੀ ਜੰਬੂ ਸਵਾਮੀ ਤੋਂ ਬਾਅਦ ਕੇਵਲ-ਗਿਆਨ ਦੀ ਪਰੰਪਰਾ ਖਤਮ ਹੋ ਗਈ। ਅਚਾਰਿਆ ਸਥਾਲ ਭੱਦਰ ਮਹਾਵੀਰ ਸੰਮਤ 170-205 ਤਕ 14 ਪੂਰਵਾਂ ਦੇ ਜਾਨਕਾਰ ਸਨ, ਸ਼੍ਰੀ ਵਿਜੈ ਸੂਰੀ ਤਕ 10 ਪੂਰਵਾਂ ਦੇ ਜਾਨਕਾਰ ਸਨ। ਆਰੀਆ ਰਕਸ਼ਿਤ (ਮਹਾਵੀਰ ਸੰਮਤ 597) 9 ਪੂਰਵਾਂ ਦੇ ਜਾਨਕਾਰ ਸਨ। ਉਨ੍ਹਾਂ ਦੇ ਸ਼ਿਸ਼ ਪੁਸ਼ਟਮਿਤਰ 9 ਪੂਰਵਾਂ ਦੇ ਜਾਨਕਾਰ ਸਨ। 8—7—6 ਪੂਰਵਾਂ ਦੇ ਜਾਨਕਾਰਾਂ ਬਾਰੇ ਕੋਈ ਵਰਨਣ ਪ੍ਰਾਪਤ ਨਹੀਂ ਹੁੰਦਾ।

ਇਸ ਤੋਂ ਬਾਅਦ ਅਚਾਰੰਗ ਸੂਤਰ ਦਾ ਮਹਾਪ੍ਰਗਿਆ ਨਾਮਕ ਅਧਿਐਨ ਨਸ਼ਟ ਹੋ ਗਿਆ। ਪ੍ਰਸ਼ਨ ਵਿਆਕਰਨ ਦਾ ਸਾਰਾ ਵਿਸ਼ਾ ਹੀ ਬਦਲ ਗਿਆ। ਗਿਆਤਾ ਧਰਮ ਕਬਾਂਗ ਸੂਤਰ ਦੀਆਂ ਕਹਾਣੀਆਂ ਨਸ਼ਟ ਹੋ ਗਈਆਂ।

ਇਹ ਵੀ ਮੰਨਿਆ ਜਾਂਦਾ ਹੈ ਕਿ ਦੇਵਾਅਰਧਗਣੀ ਸ਼ਮਾ ਸ਼ਰਮਣ ਵੀ ਪੂਰਵਾਂ ਦਾ ਕੁਝ ਹਿੱਸਾ ਜਾਣਦੇ ਸਨ। ਇਹ ਉਹੀ ਅਚਾਰਿਆ ਸਨ ਜਿਨ੍ਹਾਂ ਦੀ ਅਗਵਾਈ ਹੇਠ ਮਹਾਵੀਰ ਦੀ ਦਸਵੀਂ ਸਦੀ ਹੇਠ ਆਗਮ ਸਾਹਿਤ ਲਿਪਿਬੱਧ ਕੀਤਾ ਗਿਆ। ਇਸ ਪ੍ਰਕਾਰ ਭਗਵਾਨ ਮਹਾਵੀਰ ਦੇ ਨਿਰਵਾਨ ਤੋਂ 1000 ਸਾਲ ਬਾਅਦ ਕੋਈ ਵੀ ਪੂਰਵਾਂ ਦਾ ਜਾਨਕਾਰ ਨਾ ਰਿਹਾ, ਅਤੇ ਆਗਮ ਸਾਹਿਤ ਦਾ ਕਾਫੀ ਹਿੱਸਾ ਵੀ ਨਸ਼ਟ ਹੋ ਗਿਆ।

ਆਗਮਾਂ ਦੀ ਸੰਖਿਆ ਬਾਰੇ ਅਨੇਕਾਂ ਮੱਤ ਪ੍ਰਚਲਤ ਹਨ। ਪਰ ਅੱਜ ਕਲ ਆਗਮ ਤਿੰਨ ਰੂਪ ਵਿਚ ਮਿਲਦੇ ਹਨ।

- (1) 84 ਆਗਮ
- (2) 45 ਆਗਮ
- (3) 32 ਆਗਮ

84 ਆਗਮ

ਨੰਦੀ ਸੂਤਰ ਵਿਚ 71 ਗ੍ਰੰਥਾਂ ਦੇ ਨਾਂ ਮਿਲਦੇ ਹਨ 72ਵਾਂ ਆਵਸ਼ਕ

30 ਉਤਕਾਲਿਕ—(1) ਦਸ਼ਵੇਕਾਲਿਕ (2) ਕਲਪਿਕਾਕਲਪਿਕ (3) ਚੁਲ-ਕਲਪ (4) ਮਹਾਕਲਪ (5) ਔਪਧਾਤਿਕ (6) ਰਾਜਪੁਸ਼ਨਿਆ (7) ਜੀਭਾਵਿਗਮ (8) ਪ੍ਰਗਿਆਪਨਾ (9) ਮਹਾਪ੍ਰਗਿਆਪਨਾ (10) ਪਮਾਏਪਮਣੇ (11) ਨੰਦੀ (12) ਅਨੁਯੋਗਦਵਾਰ (13) ਦੇਵਿੰਦਰਸਤਵ (14) ਤੰਦੂਲ ਵਿਚਾਰਕ (15) ਚੰਦਰ